

ਹਾਫ਼ਿਜ਼ ਸ਼ੀਰਾਜ਼ੀ

ਹਰਪਾਲ ਸਿੰਘ ਪੰਨੂ*

ਜਿਸ ਫਕੀਰ ਸ਼ਾਇਰ ਦੀ ਸਾਖੀ ਲਿਖਣ ਵਾਸਤੇ ਬੈਠ ਗਿਆ ਹਾਂ, ਉਸਦਾ ਨਾਮ ਨਾ ਹਾਫ਼ਿਜ਼ ਸੀ ਨਾ ਸ਼ੀਰਾਜ਼ੀ। ਮਾਪਿਆਂ ਨੇ ਉਸਦਾ ਨਾਮ ਮੁਹੰਮਦ ਸ਼ੱਮਸੁੱਦੀਨ ਰੱਖਿਆ। ਸ਼ੱਮਸ ਮਾਇਨੇ ਸੂਰਜ ਅਤੇ ਦੀਨ ਮਾਇਨੇ ਧਰਮ। ਧਰਮ ਦਾ ਜਲੋਂ। ਕੁਰਾਨ ਨਿਕੀ ਉਮਰੇ ਜ਼ਬਾਨੀ ਯਾਦ ਹੋ ਗਿਆ ਤਾਂ ਹਾਫ਼ਿਜ਼ ਦਾ ਰੁਤਬਾ ਮਿਲਿਆ। ਬਾਗਾਂ ਦੇ ਸ਼ਹਿਰ, ਉਦੋਂ ਈਰਾਨ ਦੀ ਰਾਜਧਾਨੀ ਸ਼ੀਰਾਜ਼ ਵਿੱਚ ਪੈਦਾ ਹੋਣ ਕਰਕੇ, ਬਾਸ਼ਿੰਦਾ ਹੋਣ ਕਰਕੇ ਸ਼ੀਰਾਜ਼ੀ ਬਣਿਆ। ਸੰਸਾਰ ਉਸਨੂੰ ਹਾਫ਼ਿਜ਼ ਸ਼ੀਰਾਜ਼ੀ ਦੇ ਨਾਮ ਨਾਲ ਯਾਦ ਕਰਦਾ ਹੈ ਬੇਸ਼ਕ ਸ਼ਾਇਰੀ ਵਿਚ ਵੀ ਉਹ ਸੂਰਜ ਸੀ ਤੇ ਫਕੀਰੀ ਵਿਚ ਵੀ ਉਸਦਾ ਕੋਈ ਸਾਨੀ ਨਹੀਂ। ਸਾਲ 1320 ਵਿਚ ਉਹ ਗਰੀਬ ਮਾਪਿਆਂ ਦੇ ਘਰ ਪੈਦਾ ਹੋਇਆ ਤੇ ਨੌਂ ਸਾਲ ਦੀ ਉਮਰ ਵਿਚ ਪਿਤਾ ਸੰਸਾਰ ਤੋਂ ਵਿਦਾ ਹੋ ਗਿਆ। ਮਾਂ ਉਸਨੂੰ ਬੇਕਰੀ ਦੀ ਦੁਕਾਨ ਉਪਰ ਨੌਕਰ ਰਖਵਾ ਆਈ ਜਿਥੇ ਉਹ ਔਸਤਨ 12 ਘੰਟੇ ਕੰਮ ਕਰਦਾ। ਅੱਧੇ ਪੈਸੇ ਮਾਂ ਨੂੰ ਦਿੰਦਾ, ਅੱਧੇ ਆਪਣੇ ਉਨ੍ਹਾਂ ਅਧਿਆਪਕਾਂ ਨੂੰ ਦਿੰਦਾ ਜਿਨ੍ਹਾਂ ਪਾਸੋਂ ਰਾਤ ਨੂੰ ਦੇਰ ਤੱਕ ਸੰਗੀਤ, ਸ਼ਾਇਰੀ, ਚਿਤਰਕਾਰੀ ਅਤੇ ਅਰਬੀ ਸਿਖਦਾ।

ਇਸ ਤੋਂ ਪਹਿਲਾਂ ਕਿ ਉਸ ਦੀ ਜੀਵਨ ਕਹਾਣੀ ਹੋਰ ਲਿਖੀਏ, ਚੰਗਾ ਹੋਵੇਗਾ ਜੇ ਇਸ ਲਿਖਤ ਦਾ ਆਗਾਜ਼ ਉਸਦੇ ਅਪਣੇ ਬੋਲਾਂ ਨਾਲ ਕਰੀਏ। ਇਸਦਾ ਵਧੀਕ ਫਾਇਦਾ ਮੈਨੂੰ ਹੋਵੇਗਾ। ਉਸ ਦਾ ਸੁਰਮੰਡਲ, ਮਾਹੌਲ ਵਿਚ ਅਜਿਹੀ ਮੰਗਲਮਈ ਲਹਿਰ ਪੈਦਾ ਕਰੇਗਾ ਕਿ ਮੇਰੀਆਂ ਆਮ ਜਿਹੀਆਂ ਗੱਲਾਂ ਖਾਸ ਹੋ ਜਾਣਗੀਆਂ। ਹਾਫ਼ਿਜ਼ ਨੂੰ ਤਾਂ ਸ਼ਾਬਾਸ਼ ਕੁੱਲ ਜਹਾਨ ਸੱਤ ਸੌ ਸਾਲਾਂ ਤੋਂ ਦਿੰਦਾ ਆ ਰਿਹਾ ਹੈ, ਸੰਭਵ ਹੈ ਕਿ ਉਸਦੇ ਨਜ਼ਦੀਕ ਬੈਠਣ ਨਾਲ ਮੈਨੂੰ ਵੀ ਮਾੜੀ ਮੋਟੀ ਦਾਦ ਮਿਲੇ। ਈਰਾਨ ਵਿਚ ਦੋ ਮਹੀਨੇ ਬਿਤਾਏ ਜਿਸ ਦੌਰਾਨ ਮੈਂ ਉਸਦਾ ਦੀਵਾਨ ਅੰਗਰੇਜ਼ੀ ਵਿਚ ਪੜ੍ਹਿਆ। ਹਾਜ਼ਰ ਹਨ ਉਸਦੇ ਬੋਲ :

* ਪ੍ਰੋਫੈਸਰ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

“ਮੈਂ ਤੁਹਾਡੇ ਉਜੜੇ ਖੇਤ ਆਬਾਦ ਕਰਾਂਗਾ।
 ਮੈਂ ਰੇਗਿਸਤਾਨਾਂ ਨੂੰ ਬਾਗ ਬਣਾ ਦਿਆਂਗਾ।
 ਤੁਹਾਡੇ ਉਦਾਸ ਮੂੰਹ ਜਦੋਂ ਮੈਂ ਆਪਣੇ ਹੰਝੂਆਂ ਨਾਲ ਧੋਏ,
 ਤੁਸੀਂ ਮੰਨ ਜਾਓਗੇ ਕਿ ਹਾਫਿਜ਼ ਦੀਆਂ ਝੜੀਆਂ,
 ਦੇਸ ਆਬਾਦ ਕਰ ਸਕਦੀਆਂ ਹਨ।”

xxx

xxx

“ਤੂੰ ਮਿਹਰਬਾਨ ਹੋਕੇ ਸਾਡੇ ਵੱਲ ਨਜ਼ਰ ਕੀਤੀ,
 ਤਾਂ ਅਜੀਬ ਅਜੀਬ ਸਾਜ਼ ਲੈਕੇ ਰੰਗ ਬਰੰਗੇ ਪੰਛੀ
 ਜ਼ਮੀਨ ਉਪਰ ਉੱਤਰੇ।
 ਸੰਗੀਤ ਸ਼ੁਰੂ ਹੋਇਆ।
 ਤੂੰ ਨਾਰਾਜ਼ਗੀ ਨਾਲ ਪਰੇ ਮੂੰਹ ਕੀਤਾ ਤੇ ਤੁਰ ਗਿਆ
 ਤਾਂ ਅੱਖਾਂ ਵਿਚ ਹੰਝੂ ਨੱਚ ਉਠੇ।
 ਤੂੰ ਨਾਲ ਸੀ ਤਾਂ ਸੰਗੀਤ।
 ਤੂੰ ਦੂਰ ਸੀ ਤਾਂ ਸੰਗੀਤ।
 ਉਮਰ ਭਰ ਸੰਗੀਤ ਨੇ ਸਾਡੀ ਪਰਿਕਰਮਾ ਕੀਤੀ,
 ਤੇਰੇ ਕਾਰਨ।

xxx

xxx

“ਮੇਰਾ ਦੀਵਾਨ ਪੜ੍ਹਨ ਤੋਂ ਬਾਦ
 ਜਦੋਂ ਕੋਈ ਹੋਰ ਕਿਤਾਬ ਖੋਲ੍ਹੋਗੇ,
 ਉਸ ਕਿਤਾਬ ਅਤੇ ਤੁਹਾਡੀਆਂ ਅੱਖਾਂ ਵਿਚਕਾਰ
 ਖਲੋਇਆ ਕਰਾਂਗਾ ਮੈਂ।
 ਮੇਰੇ ਗੀਤ ਸੁਣਨ ਤੋਂ ਬਾਦ

ਹੋਰ ਕਿਸੇ ਦੇ ਗੀਤੇ ਸੁਣੋਗੇ,
 ਗਵੱਈਏ ਦੇ ਹੋਠਾਂ ਅਤੇ ਤੁਹਾਡੇ ਕੰਨਾਂ ਵਿਚਕਾਰ
 ਖਲੋਇਆ ਕਰੇਗਾ ਹਾਫਿਜ਼।
 ਮੈਂ ਤੁਹਾਡੇ ਸੁਆਦ ਏਨੇ ਵਿਗਾੜ ਦਿਆਂਗਾ
 ਕਿ ਆਮ ਸ਼ਾਇਰ, ਆਮ ਸੰਗੀਤ ਤੁਹਾਨੂੰ ਪਸੰਦ ਨਹੀਂ ਆਏਗਾ।
 ਮੈਂ ਬੰਸਰੀ ਦੇ ਉਨ੍ਹਾਂ ਸੁਰਾਖਾਂ ਵਿਚੋਂ ਨਹੀਂ
 ਜਿਨ੍ਹਾਂ ਉਪਰ ਉਂਗਲਾਂ ਟਿਕਦੀਆਂ ਹਨ।
 ਮੈਂ ਬੰਸਰੀ ਦਾ ਉਹ ਸੁਰਾਖ ਹਾਂ
 ਜਿਸ ਨੂੰ ਯਸੂ ਮਸੀਹ ਦੇ ਹੋਠਾਂ ਨੇ ਚੁੰਮਿਆ ਸੀ।

xxx

xxx

ਉਦੋਂ ਉਹ ਇੱਕੀ ਸਾਲ ਦਾ ਸੀ ਜਦੋਂ ਬੇਕਰੀ ਦੀ ਦੁਕਾਨ ਉਪਰ ਕੁੜੀ ਰੋਟੀ ਖਰੀਦਣ
 ਆਈ। ਇਹੋ ਜਿਹੀ ਕੁੜੀ ਕਿ ਹਾਫਿਜ਼ ਨੇ ਇੰਨੀ ਸੁਹਣੀ ਹੋਰ ਕੋਈ ਦੇਖੀ ਨਹੀਂ ਸੀ। ਉਸ
 ਤੋਂ ਪੈਸੇ ਫੜੇ ਤੇ ਰੋਟੀ ਲੈਕੇ ਕੁੜੀ ਚਲੀ ਗਈ। ਹਾਫਿਜ਼ ਨੂੰ ਰੋਮਾਂਸ ਦੇ ਅਜਿਹੇ ਤੂਫਾਨ ਦੀ
 ਤਾਕਤ ਦਾ ਕੋਈ ਪਤਾ ਨਹੀਂ ਸੀ। ਉਸਨੂੰ ਪਤਾ ਨਾ ਲਗੇ ਕੀ ਕਰੇ, ਕੀ ਨਾ ਕਰੇ। ਉਸਨੇ
 ਮਾਲਕ ਅਗੇ ਡੇਢ ਮਹੀਨੇ ਦੀ ਛੁਟੀ ਵਾਸਤੇ ਅਰਜ਼ ਕੀਤੀ। ਮਾਲਕ ਨੇ ਕਿਹਾ - ਪਰ ਤੇਰੀ
 ਥਾਂ ਡੇਢ ਮਹੀਨਾ ਕਿਸੇ ਹੋਰ ਛੋਕਰੇ ਨੂੰ ਰੱਖਣਾ ਪਏਗਾ, ਸੋ ਬਿਨ ਤਨਖਾਹ ਜਾ ਸਕਦੈਂ।
 ਹਾਫਿਜ਼ ਬਿਨ ਤਨਖਾਹ ਚਲਾ ਗਿਆ।

ਗਰੀਬ ਵਿਧਵਾ ਮਾਂ ਦੇ ਇਸ ਪੁੱਤਰ ਦੀ ਸ਼ਕਲ ਸੂਰਤ ਵੀ ਦਰਮਿਆਨੀ ਜਿਹੀ ਸੀ।
 ਉਸ ਕੁੜੀ ਦਾ ਲਿਬਾਸ ਅਤੇ ਸ਼ਕਲ ਦਸਦੀ ਸੀ ਕਿ ਵਡੇ ਖਾਨਦਾਨ ਦੀ ਧੀ ਹੈ। ਉਸਨੇ
 ਵਡੇਰਿਆਂ ਤੋਂ ਸੁਣਿਆ ਅਤੇ ਕਿਤਾਬਾਂ ਵਿਚ ਪੜ੍ਹਿਆ ਹੋਇਆ ਸੀ ਕਿ ਚਲੀਹਾ (ਚਾਲੀ ਦਿਨ
 ਨਿਰੰਤਰ ਬੰਦਗੀ) ਕੱਟਣ ਨਾਲ ਮਨ ਦੀ ਮੁਰਾਦ ਪੂਰੀ ਹੋ ਜਾਂਦੀ ਹੈ। ਸੋ ਬਿਸਮਿੱਲਾ ਆਖਕੇ
 ਇਕਾਂਤ ਵਿਚ ਬੈਠ ਗਿਆ। ਦਿਨ ਲੰਘੇ। ਹਫ਼ਤੇ ਲੰਘੇ। ਆਕਾਸ਼ ਤੋਂ ਰੋਸ਼ਨੀ ਹੇਠਾਂ ਉੱਤਰੀ।
 ਸਹਿਜੇ ਸਹਿਜੇ ਰੋਸ਼ਨੀ ਪਿਛੇ ਹਟੀ ਤੇ ਖੂਬਸੂਰਤ ਚਿਹਰਾ ਦਿਸਿਆ। ਫਰਿਸ਼ਤੇ ਨੇ ਪੁੱਛਿਆ,

“ਕੀ ਹੈ ਦਿਲ ਦੀ ਇੱਛਾ? ਜੋ ਮੰਗੋਗੇ ਮਿਲੇਗਾ।” ਦੇਰ ਤੱਕ ਅੱਵਾਕ ਹਾਫਿਜ਼ ਉਸ ਵੱਲ ਦੇਖਦਾ ਰਿਹਾ। ਫਰਿਸ਼ਤੇ ਨੇ ਫਿਰ ਕਿਹਾ, “ਝਿਜਕੋ ਨਾਂ, ਡਰੋ ਨਾਂ, ਸੰਗੋ ਨਾਂ। ਜੋ ਕਹੋਗੇ ਸੋ ਮਿਲੇਗਾ।”

ਹਾਫਿਜ਼ ਨੇ ਪੁੱਛਿਆ, “ਤੁਸੀਂ ਰੱਬ ਹੋ?” ਫਰਿਸ਼ਤੇ ਨੇ ਕਿਹਾ, “ਨਹੀਂ, ਮੈਂ ਰੱਬ ਵਲੋਂ ਭੇਜਿਆ ਹੋਇਆ ਫਰਿਸ਼ਤਾ ਹਾਂ।”

ਹਾਫਿਜ਼ ਨੇ ਕਿਹਾ, “ਫਿਰ, ਜਿਸ ਦਾ ਫਰਿਸ਼ਤਾ ਏਨਾ ਸੁਹਣਾ ਹੈ, ਉਹ ਆਪ ਤਾਂ ਉਸਤੋਂ ਵੀ ਵਧੀਕ ਸੁਹਣਾ ਹੋਏਗਾ?”

“ਯਕੀਨਨ।” ਫਰਿਸ਼ਤੇ ਨੇ ਕਿਹਾ, “ਉਸ ਵਰਗੀ ਖੂਬਸੂਰਤੀ ਹੋਰ ਕਿਤੇ ਨਹੀਂ। ਕਦੀ ਸੰਭਵ ਨਹੀਂ। ਉਸ ਵਰਗਾ ਉਹ ਆਪ ਹੈ ਕੇਵਲ।”

ਹਾਫਿਜ਼ ਨੇ ਹੱਥ ਜੋੜ ਕੇ ਕਿਹਾ, “ਫੇਰ ਮੈਨੂੰ ਰੱਬ ਦੇ ਦੇਹ।” ਫਰਿਸ਼ਤਾ ਹੱਸ ਪਿਆ, ਕਿਹਾ, “ਅੱਤਾਰ ਨੂੰ ਮਿਲ। ਮੁਹੰਮਦ ਅੱਤਾਰ ਨੂੰ। ਉਸ ਰਾਹੀਂ ਮਿਲੇਗਾ। ਮੈਂ ਨਹੀਂ ਦੇ ਸਕਦਾ।” ਇਹ ਆਖਕੇ ਫਰਿਸ਼ਤਾ ਲੋਪ ਹੋ ਗਿਆ।

ਉਸਨੇ ਅੱਤਾਰ ਦਾ ਦਰ ਖੜਕਾਇਆ ਅਤੇ ਆਪਣਾ ਮੁਰਸ਼ਦ ਧਾਰਿਆ। ਜਿਸ ਕੁੜੀ ਨੂੰ ਹਾਸਲ ਕਰਨ ਵਾਸਤੇ ਉਸਨੇ ਚਲੀਹਾ ਕੱਟਿਆ, ਉਸਨੂੰ ਸਦਾ ਲਈ ਭੁੱਲ ਗਿਆ। ਮਾਂ ਨੇ ਜਿਹੌਂ ਜਿਹੀ ਕੁੜੀ ਲੱਭੀ ਉਸਨੂੰ ਵਿਆਹ ਲਿਆਇਆ। ਇੱਕੀ ਸਾਲ ਦੀ ਉਮਰ ਵਿਚ ਉਸਨੇ ਗੀਤ ਲਿਖਣੇ ਸ਼ੁਰੂ ਕੀਤੇ। ਏਸ਼ੀਆ ਵਿਚ ਉਸਦੇ ਗੀਤਾਂ ਦੀਆਂ ਧੂੰਮਾਂ ਪੈ ਗਈਆਂ। ਜੁਆਨ ਉਸਦੇ ਗੀਤ ਗਾਉਂਦੇ ਕਿਉਂਕਿ ਉਨ੍ਹਾਂ ਨੂੰ ਲਗਦਾ ਇਹ ਰੁਮਾਂਟਿਕ ਪ੍ਰੇਮ-ਗੀਤ ਹਨ। ਬਜ਼ੁਰਗ ਉਸਦੇ ਗੀਤ ਗਾਉਂਦੇ ਕਿਉਂਕਿ ਇਸ ਦੁਨੀਆਂ ਤੋਂ ਪਾਰ ਦੀਆਂ ਗੱਲਾਂ ਕੀਤੀਆਂ ਹਾਫਿਜ਼ ਨੇ। ਜਿਹੜਾ ਇਸ਼ਕ ਉਸਨੇ ਕੀਤਾ, ਉਸ ਵਰਗੀ ਪਵਿੱਤਰ ਬੰਦਗੀ ਹੋਰ ਨਹੀਂ ਦਿਸਦੀ। ਉਸਦਾ ਸ਼ਿਅਰ ਹੈ,

“ਤੇਰੇ ਲਿਬਾਸ ਤੋਂ ਪਤਾ ਨਹੀਂ ਲੱਗਾ ਮਿੱਤਰ

ਕਿ ਤੂੰ ਕਿਸ ਦੇਸ ਤੋਂ ਆਇਐ।

ਤੂੰ ਮੈਨੂੰ ਆਪਣੀ ਜ਼ਬਾਨ ਦਾ ਪਹਿਲਾ ਅੱਖਰ ਦੱਸ ਕਿਹੜੈ,

ਮੈਂ ਤੇਰੀ ਜ਼ਬਾਨ ਵਿਚ

ਆਪਣੇ ਗੀਤ ਤੈਨੂੰ ਸੁਣਾਵਾਂਗਾ।

ਇਸ ਇੱਕ ਸ਼ਿਅਰ ਵਿਚ ਉਸਦਾ ਐਲਾਨ ਹੈ ਕਿ ਉਹ ਦੁਨੀਆਂ ਦੀ ਹਰੇਕ ਬੋਲੀ ਵਿਚ ਆਪਣਾ ਕਦਮ ਰੱਖੇਗਾ। ਉਸਦੀਆਂ ਧੁੰਮਾਂ ਫਾਰਸੀ ਜਗਤ ਵਿਚ ਉਸਦੇ ਜਿਉਂਦੇ ਜੀ ਪੈ ਗਈਆਂ ਸਨ, ਹੋਰਨਾ ਬੋਲੀਆਂ ਵਿਚ ਉਹ ਯਕੀਨਨ ਪੁੱਜੇਗਾ।

ਉਹ ਲਗਾਤਾਰ ਅੱਤਾਰ ਕੋਲ ਜਾਂਦਾ ਰਿਹਾ। ਅੱਤਾਰ ਖੁਸ਼ਕ ਸੀ, ਸਖ਼ਤ ਸੀ। ਉਹ ਹਾਫਿਜ਼ ਦੇ ਗੀਤਾਂ, ਗਜ਼ਲਾਂ, ਸ਼ਿਅਰਾਂ ਦੀ ਦਾਦ ਨਾ ਦਿੰਦਾ। ਕਿਹਾ ਕਰਦਾ, “ਇਹ ਖੱਪਖਾਨਾ ਮੈਨੂੰ ਨੀ ਪਸੰਦ। ਬੰਦਗੀ ਕਰੋ।”

ਚਾਲੀ ਸਾਲ ਦੀ ਹਾਫਿਜ਼ ਦੀ ਉਮਰ ਸੀ ਜਦੋਂ ਉਸਦੇ ਇਕਲੌਤੇ ਜੁਆਨ ਪੁੱਤਰ ਦੀ ਮੌਤ ਹੋ ਗਈ। ਬੱਚੇ ਦੀ ਮਾਂ ਏਡੀ ਸੱਟ ਬਰਦਾਸ਼ਤ ਨਾ ਕਰ ਸਕੀ, ਉਹ ਵੀ ਪਿਛੇ ਪਿਛੇ ਚਲੀ ਗਈ। ਹਾਫਿਜ਼ ਇਕੱਲਾ ਰਹਿ ਗਿਆ। ਅੱਤਾਰ ਦੀ ਸੰਗਤ ਤੋਂ ਉਹ ਥੱਕ ਗਿਆ। ਘਰੋਂ ਆਪਣੀ ਸੋਟੀ ਚੁੱਕੀ ਤੇ ਜੰਗਲ ਦਾ ਰੁਖ਼ ਕੀਤਾ। ਜੰਗਲ ਵਿਚ ਜਾਕੇ ਜ਼ਮੀਨ ਉਪਰ, ਉਸਨੇ ਸੋਟੀ ਨਾਲ ਗੋਲ ਦਾਇਰਾ ਵਾਹਿਆ। ਦੂਜੀ ਵਾਰ ਫੇਰ ਚਲੀਹਾ ਕੱਟਣ ਲਈ ਉਹ ਦਾਇਰੇ ਵਿਚਕਾਰ ਜਾ ਬੈਠਾ।

ਕਿੰਨੇ ਦਿਨ, ਕਿੰਨੇ ਹਫ਼ਤੇ ਲੰਘੇ, ਕੋਈ ਪਤਾ ਨਹੀਂ। ਫਰਿਸ਼ਤਾ ਫੇਰ ਧਰਤੀ ਤੇ ਉਤਰਿਆ। ਹਾਫਿਜ਼ ਨੇ ਅੱਖਾਂ ਖੋਲ੍ਹੀਆਂ। ਆਵਾਜ਼ ਆਈ, “ਮਨ ਦੀ ਮੁਰਾਦ ਪੂਰੀ ਹੋਏਗੀ। ਜੇ ਖਾਹਿਸ਼ ਹੈ ਜਾਹਰ ਕਰੋ। ਪੂਰੀ ਹੋਏਗੀ।”

ਹਾਫਿਜ਼ ਨੇ ਕਿਹਾ, “ਕਿਉਂ ਆਇਆ ਸੀ ਮੈਂ ਏਥੇ? ਕੀ ਸੀ ਮੇਰੀ ਮੁਰਾਦ? ਮੇਰੀ ਤਾਂ ਕੋਈ ਮੁਰਾਦ ਰਹੀ ਹੀ ਨਹੀਂ ਬਕਾਇਆ। ਸਭ ਕੁਝ ਤਾਂ ਮਿਲ ਚੁੱਕਾ ਹੈ ਮੈਨੂੰ। ਤੈਨੂੰ ਕੀ ਚਾਹੀਦੇ ਤੂੰ ਦੱਸ। ਪੂਰੀ ਕਰਾਂਗਾ ਤੇਰੀ ਮਨਸ਼ਾ।”

ਫਰਿਸ਼ਤੇ ਨੇ ਕਿਹਾ, “ਝਿਜਕੋ ਨਾ, ਡਰੋ ਨਾਂਹ। ਜੇ ਮੰਗੇਗਾ ਮਿਲੇਗਾ।”

ਹਾਫਿਜ਼ ਬੋਲਿਆ, “ਝਿਜਕ ਕਿਸ ਗੱਲ ਦੀ? ਡਰ ਕਿਸਦੈ ਮੈਨੂੰ? ਤੂੰ ਜਾਕੇ ਆਪਣੇ ਕੰਮ ਕਰ। ਮੇਰੀ ਬੰਦਗੀ ਵਿਚ ਵਿਘਨ ਨਾ ਪਾਇਆ ਕਰ ਖਾਹਮਖਾਹ।”

ਫਰਿਸ਼ਤੇ ਨੇ ਕਿਹਾ, “ਗੱਲ ਮੰਨੋ। ਸੋਟੀ ਚੁੱਕੋ ਅਤੇ ਅੱਤਾਰ ਦੀ ਝੌਪੜੀ ਤੱਕ ਜਾਉ। ਅਸੀਂ ਤੈਨੂੰ ਪਿਆਰ ਕਰਨ ਵਾਲੀਆਂ ਚੀਜ਼ਾਂ ਹਾਂ। ਆਖਾ ਮੰਨੋ।”

ਹਾਫਿਜ਼ ਉਠਿਆ। ਸੋਟੀ ਚੁੱਕੀ। ਸਹਜੇ ਸਹਜੇ, ਡਗਮਗਾਂਦੀਆਂ ਲੱਤਾਂ ਨਾਲ ਉਹ ਅੱਤਾਰ ਦੇ ਟਿਕਾਣੇ ਵੱਲ ਤੁਰ ਪਿਆ। ਜਦੋਂ ਝੌਪੜੀ ਤੱਕ ਪੁੱਜਾ, ਅੱਤਾਰ ਆਪਣੇ ਹੱਥ ਵਿੱਚ ਸ਼ਰਾਬ ਦੇ ਦੋ ਪਿਆਲੇ ਲਈ ਉਡੀਕ ਰਿਹਾ ਸੀ। ਅੱਤਾਰ ਨੇ ਕਿਹਾ, “ਕਿਥੇ ਚਲਾ ਗਿਆ ਸੀ ਤੂੰ ਬਿਨਾ ਦੱਸੇ? ਮੁੱਦਤਾਂ ਹੋ ਗਈਆਂ ਮੈਨੂੰ ਉਡੀਕਦਿਆਂ। ਸਾਡੇ ਬਜ਼ੁਰਗਾਂ ਨੇ ਬੇਅੰਤ ਮੁਸ਼ੱਕਤਾਂ ਕਰਕੇ ਇਹ ਸ਼ਰਾਬ ਤਿਆਰ ਕੀਤੀ ਸੀ ਲੱਖਾਂ ਸਾਲ ਪਹਿਲਾਂ। ਦੋ ਪਿਆਲੇ ਮਿਲੇ ਉਸ ਵਿੱਚੋਂ। ਇਕ ਤੇਰੇ ਕਰਮਾਂ ਵਿਚ ਲਿਖਿਆ ਸੀ ਇਕ ਮੇਰੇ ਕਰਮਾਂ ਵਿਚ। ਹਾਫਿਜ਼ ਨੂੰ ਪਿਆਲਾ ਫੜਾਇਆ। ਦੋਹਾਂ ਨੇ ਪਿਆਲੇ ਖਾਲੀ ਕੀਤੇ। ਦੋਹਾਂ ਨੇ ਜੱਫੀ ਪਾਈ ਤੇ ਦੋਵਾਂ ਨੇ ਹਾਫਿਜ਼ ਦੇ ਗੀਤ ਗਾਏ। ਅੱਤਾਰ ਬਿਨਾ ਕਿਸੇ ਹੋਰ ਨੂੰ ਦੱਸਣ ਦੇ ਅਣਦੱਸੀ ਥਾਂ ਤੇ ਚਲਾ ਗਿਆ। ਜਾਣ ਤੋਂ ਪਹਿਲਾਂ ਉਸਨੇ ਹਾਫਿਜ਼ ਨੂੰ ਆਪਣਾ ਵਾਰਸ ਥਾਪ ਦਿੱਤਾ। ਹਾਫਿਜ਼ ਪਾਸੋਂ ਬਾਦਸ਼ਾਹਾਂ ਨੇ ਮੁਰਾਦਾਂ ਮੰਗੀਆਂ। ਸਾਲ 1389 ਵਿਚ ਉਹ ਫਾਨੀ ਸੰਸਾਰ ਵਿੱਚੋਂ ਜਿਸਮਾਨੀ ਤੌਰ ਤੇ ਗਿਆ। ਉਸਦੇ ਗੀਤਾਂ ਦੇ ਬੋਲ ਹੁਣ ਤੱਕ ਉਵੇਂ ਤਾਜ਼ਾ ਤਰੀਨ ਹਨ :

ਮਨ ਮਸਤੁ ਤੂ ਦੀਵਾਨਹ।।

ਮਾਰਾ ਕਿ ਬਰਦ ਖਾਨਹ।।

ਸਦ ਬਾਰ ਤੁਰਾ ਗੁਫਤਮ

ਕਮ ਖੁਰ ਦੋ ਸਹ ਪੈਮਾਨਹ।।

ਇਸ ਨਜ਼ਮ ਵਿਚ ਉਹ ਆਪਣੀ ਕਵਿਤਾ ਨਾਲ ਗੱਲਾਂ ਕਰਦਿਆਂ ਪੁੱਛਦਾ ਹੈ,

“ਤੂੰ ਜਨਮ ਤੋਂ ਸੁਦੈਣ ਹੈਂ,

ਮੈਂ ਸ਼ਰਾਬ ਬਹੁਤੀ ਪੀ ਗਿਆ ਸੀ।

ਆਪਾਂ ਨੂੰ ਘਰ ਕੌਣ ਛੱਡ ਕੇ ਗਿਆ ਸੀ ਉਸ ਦਿਨ?

ਕਵਿਤਾ ਆਖਦੀ ਹੈ - ਮੈਂ ਤੈਨੂੰ ਸੌ ਵਾਰ ਕਿਹਾ ਹੈ ਕਿ ਦੋ ਤਿੰਨ ਗਲਾਸ ਦਾਰੂ ਦੇ ਪੀਣੇ ਬੰਦ ਕਰਦੇ।

ਹਾਫਿਜ਼ ਆਖਦਾ ਹੈ - ਮੈਂ ਤੈਨੂੰ ਹਜ਼ਾਰ ਵਾਰ ਕਿਹੈ ਕਿ ਪਾਗਲਪਣ ਬੰਦ ਕਰ।

ਕਵਿਤਾ - ਚੱਲ ਇਉਂ ਕਰਦੇ ਆਂ, ਮੈਨੂੰ ਪਾਗਲਪਣ ਕਰਨ ਦੇ, ਤੂੰ ਦਾਰੂ ਪੀਈ ਚੱਲ। ਆਪਾਂ ਨੂੰ ਘਰ ਤਾਂ ਛੱਡ ਈ ਜਾਂਦੈ ਕੋਈ ਨਾ ਕੋਈ।

ਇਨ੍ਹਾਂ ਬੰਦਾਂ ਵਿੱਚ 'ਘਰ' ਲਫਜ਼ ਉਪਰ ਧਿਆਨ ਦੇਣਾ ਪਵੇਗਾ। ਹਰੇਕ ਧਰਮ-ਗ੍ਰੰਥ ਵਿਚ ਲਿਖਿਆ ਹੋਇਆ ਹੈ ਕਿ ਸੰਸਾਰ ਘਰ ਨਹੀਂ ਹੈ। ਇਹ ਸਰਾਂ ਹੈ ਮੁਸਾਫਰਾਂ ਦੀ। ਘਰ ਕਿਤੇ ਹੋਰ ਹੈ। ਹਾਫਿਜ਼ ਦੱਸ ਰਿਹਾ ਹੈ ਕਿ ਉਹ ਅਪਣੇ ਘਰ ਪੁੱਜ ਗਿਆ ਹੋਇਆ ਹੈ। ਹਫੀਜ਼ ਜਲੰਧਰੀ ਦਾ ਸ਼ਿਅਰ ਹੈ:

ਫਕੀਰੋਂ ਕਾ ਜਮਘਟ ਘੜੀ ਦੇ ਘੜੀ

ਸ਼ਰਾਬੋਂ ਤਿਰੀਂ ਔਰ ਪੈਮਾਨੇ ਤਿਰੇ।।

ਪਿਛਲੇ ਸਮਿਆਂ ਵਿਚ ਹਾਫਿਜ਼ ਦੇ ਅੰਗਰੇਜ਼ੀ ਵਿਚ ਅਨੁਵਾਦ ਵਖ ਵਖ ਲੋਕਾਂ ਵਲੋਂ ਕੀਤੇ ਪੜ੍ਹਦਾ ਰਿਹਾ। ਸਭ ਤੋਂ ਪਿਛੋਂ ਜਿਹੜਾ ਅਨੁਵਾਦ ਪੜ੍ਹਿਆ, ਉਹ ਦੇਨੀਅਲ ਲਿੰਦਿੰਸਕੀ ਦਾ ਹੈ ਤੇ ਨਾਮ ਹੈ 'ਦ ਗਿਫਟ, ਪੋਇਮਜ਼ ਬਾਈ ਹਾਫਿਜ਼। ਇਸ ਨੂੰ ਪੈਂਗੁਇਨ ਕੰਪਾਸ ਨੇ 1999 ਵਿਚ ਨਿਉਯਾਰਕ ਤੋਂ ਛਾਪਿਆ। ਮੁਖਬੰਧ ਵਿਚ ਉਹ ਲਿਖਦਾ ਹੈ, "ਕਈ ਸਾਲ ਲੰਘ ਗਏ। ਹਾਫਿਜ਼ ਦਾ ਦੀਵਾਨ ਪੜ੍ਹੀ ਜਾਂਦਾ। ਮਨ ਵਿਚ ਬਾਰ ਬਾਰ ਇਸ ਦਾ ਅੰਗਰੇਜ਼ੀ ਤਰਜਮਾ ਕਰਨ ਦਾ ਧਿਆਨ ਆਉਂਦਾ। ਪਰ ਕੀ ਕਰਦਾ, ਹੁੰਦਾ ਨਹੀਂ ਸੀ। ਹਾਫਿਜ਼ ਦਾ ਅਨੁਵਾਦ ਇਵੇਂ ਹੈ ਜਿਵੇਂ ਕੋਈ ਅਚਾਨਕ ਤੁਹਾਨੂੰ ਕਹਿ ਦਏ ਕਿ ਰੋਸ਼ਨੀ ਦਾ ਅਨੁਵਾਦ ਕਰ। ਸਮਾ ਬੀਤਦਾ ਗਿਆ। ਹਮੇਸ਼ਾ ਵਾਂਗ ਇਕ ਰਾਤ ਰੋਟੀ ਖਾਧੀ ਤੇ ਸੌ ਗਿਆ। ਹਾਫਿਜ਼ ਮੇਰੇ ਸੁਫਨੇ ਵਿਚ ਆਇਆ। ਮੈਨੂੰ ਕਿਹਾ - ਤੂੰ ਅਨੁਵਾਦ ਕਿਉਂ ਨੀ ਕਰਦਾ ਮੇਰੇ ਦੀਵਾਨ ਨੂੰ ? ਮੈਂ ਕਿਹਾ - ਸਮਰੱਥਾ ਨਹੀਂ। ਕਰਨ ਦੀ ਇੱਛਾ ਹੈ, ਕਰ ਨਹੀਂ ਹੁੰਦਾ। ਉਹ ਸਾਰੀ ਰਾਤ ਅੰਗਰੇਜ਼ੀ ਵਿਚ ਮੈਨੂੰ ਆਪਣੇ ਗੀਤ ਸੁਣਾਉਂਦਾ ਰਿਹਾ। ਸਾਰੀ ਰਾਤ ਮੈਂ ਰੌਂਦਾ ਰਿਹਾ। ਸਵੇਰ ਹੋਣ ਤੇ ਕਾਗਜ਼ ਪੱਤਰ ਥਾਂ ਸਿਰ ਕੀਤੇ ਤੇ ਕੰਮ ਸ਼ੁਰੂ ਕਰ ਦਿੱਤਾ। ਜਿਹੜੇ ਹਿੱਸੇ ਚੰਗੇ

ਲੱਗਣ, ਉਹੀ ਹਨ ਜਿਹੜੇ ਹਾਫਿਜ਼ ਨੇ ਅਨੁਵਾਦ ਕੀਤੇ ਤੇ ਸੁਣਾਏ। ਕੁੱਝ ਫਜ਼ੂਲ ਲੱਗੇ, ਉਹ ਮੇਰਾ ਕਸੂਰ ਹੈ, ਕਿਉਂਕਿ ਉਹ ਮੇਰਾ ਅਨੁਵਾਦ ਹੈ।

ਦੋ ਸਦੀਆਂ ਪਹਿਲਾਂ ਗੋਟੇ ਨੇ ਜਰਮਨ ਵਿਚ ਹਾਫਿਜ਼ ਦਾ ਕੁੱਝ ਹਿੱਸਾ ਅਨੁਵਾਦ ਕਰਕੇ ਯੋਰਪ ਨੂੰ ਉਸਦੀ ਤਾਕਤ ਤੋਂ ਜਾਣੂ ਕਰਵਾਇਆ ਸੀ। ਹਾਫਿਜ਼ ਅਤੇ ਗੋਟੇ ਵਿਚਕਾਰ ਪੰਜ ਸਦੀਆਂ ਦਾ ਫਾਸਲਾ ਹੈ ਪਰ ਗੋਟੇ ਆਪਣੀ ਕਿਤਾਬ ਦੇ ਮੁਖਬੰਧ ਵਿਚ ਲਿਖਦਾ ਹੈ, “ਹਾਫਿਜ਼ ਅਤੇ ਗੋਟੇ ਜੋੜੇ ਭਰਾ ਹਨ।”

“ਜੇ ਕੋਈ ਮੇਰੇ ਤੋਂ ਪੁਛੇ ਕਿ ਹਾਫਿਜ਼ ਦਾ ਪੀਰ ਕੌਣ ਹੈ,” ਗੋਟੇ ਨੇ ਲਿਖਿਆ, “ਤਾਂ ਮੈਂ ਕਹਾਂਗਾ - ਪਾਗਲਪਣ। ਉਸ ਵਰਗਾ ਸੁਦਾਈ ਕੌਣ ਹੋਏਗਾ?”

ਐਮਰਸਨ ਨੇ ਕਿਹਾ - ਕਿੰਨਾ ਚੰਗਾ ਹੁੰਦਾ ਮੈਂ ਹਾਫਿਜ਼ ਵਾਂਗ ਲਿਖ ਹੁੰਦਾ। ਹਾਫਿਜ਼ ਦੀ ਲੰਮੀ ਨਜ਼ਮ ਦਾ ਪੰਜਾਬੀ ਵਾਰਤਕ ਵਿਚ ਅਨੁਵਾਦ ਪੜ੍ਹੋ, “ਸੱਚ ਹੈ ਇਹ। ਮੇਰਾ ਕੰਨ ਹੈਰਾ ਸੀ ਮੇਰੇ ਕੋਲ। ਦੇਰ ਪਹਿਲਾਂ ਮੈਂ ਇਕ ਮੱਛੀ ਕੋਲ ਵੇਚ ਦਿਤਾ ਸੀ ਇਹ। ਆਰਾਮ ਨਾਲ ਬੈਠੋ। ਕਿਵੇਂ ਹੋਇਆ ਇਹ ਸਭ ਕੁਝ, ਸਹਜੇ ਸਹਜੇ ਦੱਸਾਂਗਾ। ਗੱਲ ਹੀ ਕਰਨੀ ਹੈ ਨਾ। ਜਿਥੋਂ ਮਰਜ਼ੀ ਸ਼ੁਰੂ ਕਰ ਦਿਉ। ਜਿਸ ਜਹਾਨ ਵਿਚ ਮੇਰਾ ਵਾਸਾ ਹੈ, ਉਥੇ ਹਰੇਕ ਲਫਜ਼ ਮਹਾਨ ਹੈ। ਜਿਥੋਂ ਮਰਜ਼ੀ ਸ਼ੁਰੂ ਕਰੋ। ਸਮਾ, ਸਥਾਨ, ਉਦਾਸੀ, ਪਰਛਾਵੇਂ ਹਨ ਇਹ ਸਭ। ਦੁਖ, ਚਿੰਤਾ ਇਕ ਦਿਨ ਆਉਣਗੇ ਤੇਰੇ ਕੋਲ, ਗਿੜਗਿੜਾਉਂਦਿਆਂ ਖਿਮਾਂ ਮੰਗਣਗੇ, ਕਹਿਣਗੇ - ਅਸੀਂ ਝੂਠ ਬੋਲਦੇ ਰਹੇ ਮਿੱਤਰ। ਸਾਡੇ ਤੇ ਤੂੰ ਕਾਹਨੂੰ ਇਤਬਾਰ ਕੀਤਾ? ਹਾਂ, ਗੱਲ ਮੈਂ ਕਰ ਰਿਹਾ ਸੀ ਉਸ ਮੱਛੀ ਦੀ ਜੋ ਮੇਰਾ ਕੰਨ ਖਰੀਦ ਕੇ ਲੈ ਗਈ ਸੀ। ਜੁਆਨੋਂ ਇਹ ਵੀ ਸੱਚ ਹੈ ਕਿ ਚੰਦ ਨੇ ਮੇਰੇ ਸਿਰ ਦਾ ਮੁੱਲ ਪਾ ਦਿੱਤਾ। ਠੱਗਾਂ ਦੇ ਗਰੋਹ ਨੇ ਜਦੋਂ ਮੈਨੂੰ ਘੇਰਾ ਪਾ ਲਿਆ, ਤਾਂ ਮੇਰੀ ਮਹਿਬੂਬ ਨੇ ਇਤਰਾਜ਼ ਕੀਤਾ ਕਿ ਮੈਂ ਖਾਹਮਖਾਹ ਭੇਦ ਕਿਉਂ ਦੱਸੀ ਗਿਆ? ਏਨੀ ਕੀਮਤੀ ਸ਼ਰਾਬ ਮੈਂ ਮੁਫਤੋਂ ਮੁਫਤੀ ਕਿਉਂ ਪਿਲਾਈ? ਮੈਨੂੰ ਵੱਡੇ ਜੱਜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਤੇ ਵਕੀਲ ਪੇਸ਼ ਕਰਨ ਲਈ ਜੱਜ ਨੇ ਮੈਨੂੰ ਹੁਕਮ ਦਿੱਤਾ। ਮੈਂ ਕਿਹਾ - ਮੈਂ ਆਪਣਾ ਵਕੀਲ ਆਪ ਹਾਂ, ਮੈਂ ਅਪਣਾ ਪੱਖ ਖੁਦ ਪੇਸ਼ ਕਰ ਸਕਦਾ ਹਾਂ। ਮੇਰਾ ਨਹੀਂ ਇਹ ਮੇਰੀ ਅਰਦਾਸ ਦਾ ਕਸੂਰ ਸੀ ਜਿਸਨੇ ਮੇਰੇ ਅੱਗੇ ਖਜ਼ਾਨਿਆਂ ਦੇ ਦਰਵਾਜ਼ੇ ਖੋਲ ਦਿੱਤੇ

ਤੇ ਕਿਹਾ - ਵੰਡ ਦੇਹ। ਮੁਕਣਗੇ ਨਹੀਂ। ਇਸ ਰਕਮ ਵਿਚੋਂ ਮੈਂ ਇਕ ਟਿਕਟ ਖਰੀਦਿਆ, ਟਿਕਟ ਹੈ ਸਫੈਦ ਬੱਦਲ ਜੋ ਧਰਤੀ ਨੂੰ ਨਹੀਂ ਅਸਮਾਨ ਨੂੰ ਛੁੰਦਾ ਹੈ। ਖੁਦ ਨਹੀਂ ਲੈ ਕੇ ਗਈ ਮੱਛੀ ਮੇਰਾ ਕੰਨ, ਮੈਂ ਰਿਸ਼ਵਤ ਦਿਤੀ ਸੀ ਉਹਨੂੰ। ਤਾਂ ਕਿਤੇ ਉਹ ਮੇਰਾ ਕੰਨ ਡੂੰਘੇ ਸਮੁੰਦਰ ਦੀ ਤਹਿ ਤੀਕ ਲੈ ਗਈ। ਹੁਣ ਮੇਰਾ ਮਹਿਬੂਬ ਚਾਹੇ ਚੋਲੀ ਹੋਲੀ ਗੱਲ ਕਰੇ, ਚਾਹੇ ਸਹਿਜੇ ਸਹਿਜੇ ਤੁਰੇ ਮੈਨੂੰ ਪਤਾ ਲੱਗ ਜਾਂਦੈ। ਸਮੁੰਦਰ ਤੋਂ ਲੈਕੇ ਅਸਮਾਨ ਤੀਕ, ਮੈਨੂੰ ਉਸਦੇ ਸਾਹਾਂ ਦੀ ਆਵਾਜ਼ ਸੁਣਾਈ ਦਿੰਦੀ ਹੈ। ਐਵੇਂ ਤਾਂ ਫਕੀਰ ਮੇਰੇ ਨਾਲ ਈਰਖਾ ਨਹੀਂ ਕਰਦੇ? ਏਸ ਸੰਸਾਰ ਵਿਚ ਮੇਰੇ ਜਿਹਾ ਤਾਕਤਵਰ ਜਾਸੂਸ ਕੋਈ ਨਹੀਂ। ਤਾਂ ਹੀ ਤਾਂ ਚੰਦ ਖਹਿਬੜ ਪਿਆ ਸੀ ਇਕ ਦਿਨ ਮੇਰੇ ਨਾਲ। ਉਸੇ ਨੇ ਫੜਵਾਇਐ ਮੈਨੂੰ। ਏਸ ਜੱਜ ਦੀ ਕਚਹਿਰੀ ਵਿਚ ਜਿਹੜਾ ਪਿੰਜਰਾ ਲਟਕਦਾ ਹੈ, ਉਸ ਵਿਚ ਸਾਰਾ ਜਹਾਨ ਬੰਦ ਹੈ। ਰੱਬ ਡਰ ਗਿਆ ਸੀ ਕਿ ਇਹ ਸ਼ੈਦਾਈ ਮੁੱਕਦਮਾ ਜਿਤੇਗਾ। ਉਹ ਬੇਚੈਨ ਹੋਇਆ ਕਿ ਏਸ ਗੁਨਾਹਗਾਰ ਦੀ ਸੁਹਰਤ ਫੈਲੇਗੀ ਜਹਾਨ ਅੰਦਰ। ਤੁਸੀਂ ਮੰਨਣਾ ਨਹੀਂ, ਇਹ ਜੱਜ ਮੈਨੂੰ ਜੰਮਣ ਤੋਂ ਪਹਿਲਾਂ ਦਾ ਜਾਣਦਾ ਸੀ। ਮੇਰੀਆਂ ਗੱਲਾਂ ਸੁਣਕੇ ਤੁਸੀਂ ਆਖਣਾ ਹੈ ਇਹ ਕਿਸੇ ਸ਼ਰਾਬੀ ਦਾ ਕੀਤਾ ਹੋਇਆ ਬਕਵਾਸ ਹੈ। ਇਹੀ ਤਾਂ ਮੈਂ ਕਹਿਨਾ। ਪਿਆਰ ਵਿਚ ਕੀਤੀਆਂ ਹੋਈਆਂ ਆਸ਼ਕਾਂ ਦੀਆਂ ਗੱਲਾਂ ਵਿਅਰਥ ਤਾਂ ਹੁੰਦੀਆਂ ਹਨ ਪਰ ਨਸ਼ੇ ਤੋਂ ਖਾਲੀ ਨਹੀਂ ਹੁੰਦੀਆਂ। ਮੈਂ ਮੰਨ ਜਾਨਾ ਕਿ ਮੇਰੀਆਂ ਗੱਲਾਂ ਬਕਵਾਸ ਹਨ, ਤੁਸੀਂ ਮੰਨ ਜਾਓ ਕਿ ਮੈਂ ਤੁਹਾਨੂੰ ਪਿਆਰ ਕਰਦਾਂ। ਆਸ਼ਕ ਤੋਂ ਚੁੱਪ ਨੀਂ ਕਰ ਹੁੰਦਾ।”

ਮਨਸੂਰ ਨਾਲ ਜੋ ਬੀਤਿਆ, ਉਸਨੂੰ ਅਹਿਸਾਸ ਸੀ, ਇਸ ਕਰਕੇ ਉਹ ਬਚ ਬਚ ਕੇ ਚਲਦਾ ਹੈ ਤੇ ਇਸ਼ਾਰਿਆਂ ਰਾਹੀਂ ਸਮਝਾਉਂਦਾ ਹੈ — “ਮੇਰੀਆਂ ਅੱਖਾਂ ਵਿਚੋਂ ਆਪਣੀ ਤਸਵੀਰ ਦੇਖਕੇ ਤੂੰ ਹੱਸੀ ਨਹੀਂ ਸੀ ਹਰਨੋਟੀਏ? ਹੁਣ ਤੂੰ ਮੁਕਰਦੀ ਹੈਂ। ਫੇਰ ਕਿਹੜਾ ਮੈਂ ਬੁਰਾ ਮਨਾਉਂਦਾ ਹਾਂ। ਜਾਹਲ ਸੰਸਾਰ ਸਾਹਮਣੇ ਇਹੋ ਜਿਹੀਆਂ ਗੱਲਾਂ ਮੰਨੀਦੀਆਂ ਈ ਨੀ ਹੁੰਦੀਆਂ।

ਸ਼ੇਖ ਸਾਅਦੀ ਅਤੇ ਮੋਲਾਨਾ ਰੂਮ ਵੀ ਸ਼ੀਰਾਜ਼ ਵਿਚ ਰਹੇ, ਹਾਫਿਜ਼ ਤੋਂ ਇਕ ਸਦੀ ਪਹਿਲਾਂ। ਹਾਫਿਜ਼ ਆਖਦਾ ਹੈ - ਏਨ੍ਹਾਂ ਮੁਰਸ਼ਦਾਂ ਨੂੰ ਜਦੋਂ ਤੁਰਨਾ ਆ ਗਿਆ, ਬਸ ਫੇਰ ਚੱਲ

ਸੋ ਚੱਲ। ਦੁਨੀਆਂ ਗਾਹ ਮਾਰੀ। ਸ਼ੀਰਾਜ਼ ਵਿਚ ਵੜੇ ਈ ਨਾ। ਮੈਨੂੰ ਸ਼ੀਰਾਜ਼ ਤੋਂ ਚੰਗਾ ਹੋਰ ਕੋਈ ਥਾਂ ਲੱਗਾ ਈ ਨਾ।

ਰੂਮ ਅਤੇ ਸਾਅਦੀ ਵੱਡੇ ਹਨ, ਇਸ ਵਿਚ ਕੀ ਵਿਵਾਦ ਹੈ? ਪਰ ਹਾਫਿਜ਼ ਨੂੰ ਪੜ੍ਹਦਿਆਂ ਪੜ੍ਹਦਿਆਂ ਇਉਂ ਮਹਿਸੂਸ ਹੋਈ ਗਿਆ ਕਿ ਹਾਫਿਜ਼ ਨੂੰ ਉਹ ਸਾਰਾ ਕੁਝ ਸ਼ੀਰਾਜ਼ ਵਿਚ ਬੈਠਿਆ ਬਠਾਇਆ ਮਿਲ ਗਿਆ ਜਿਸ ਦੀ ਤਲਾਸ਼ ਵਿਚ ਸਾਅਦੀ ਹੋਰੀ ਥਾਂ ਥਾਂ ਦੇਸਾਂ ਪਰਦੇਸਾਂ ਵਿਚ ਘੁੰਮੇ।

ਸ਼ੇਰਸ਼ਾਹ ਸੂਰੀ ਤੋਂ ਹਾਰ ਕੇ ਹੁਮਾਯੂੰ ਨੇ ਈਰਾਨ ਵਿਚ ਸ਼ਰਣ ਲਈ। ਇਸਫਾਹਾਨ ਸ਼ਹਿਰ ਦਾ ਉਹ ਮਹੱਲ ਦੇਖ ਕੇ ਆਇਆ ਹਾਂ ਜਿਥੇ ਹੁਮਾਯੂੰ ਰਿਹਾ ਸੀ। ਉਦੋਂ ਈਰਾਨ ਦੀ ਰਾਜਧਾਨੀ ਇਸਫਾਹਾਨ ਸੀ। ਪੰਜ ਚਾਰ ਹਜ਼ਾਰ ਉਸਦੇ ਹਿੰਦੁਸਤਾਨੀ ਤੇ ਖੁਰਾਸਾਨੀ ਸੁਭਚਿੰਤਕ ਸ਼ੇਰਸ਼ਾਹ ਦੀ ਮੌਤ ਪਿਛੋਂ ਉਸ ਕੋਲ ਆਕੇ ਫਿਰ ਹਿੰਦੁਸਤਾਨ ਤੇ ਹਮਲਾ ਕਰਨ ਲਈ ਕਹਿਣ ਲੱਗੇ। ਹੁਮਾਯੂੰ ਏਨਾ ਡਰਿਆ ਹੋਇਆ ਸੀ ਕਿ ਇਧਰ ਮੂੰਹ ਕਰਨਾ ਮੁਨਾਸਬ ਨਹੀਂ ਸਮਝਦਾ ਸੀ। ਤਕਰਾਰ ਪਿਛੋਂ ਫੈਸਲਾ ਹੋਇਆ ਕਿ ਹਾਫਿਜ਼ ਦਾ ਦੀਵਾਨ ਲਿਆਉ ਤੇ ਫਾਲ ਕੱਢੋ। ਫਾਲ ਕੱਢਣਾ ਉਦੋਂ ਹੈ ਜਿਵੇਂ ਅਸੀਂ ਆਖਦੇ ਹਾਂ ਮਹਾਰਾਜ ਵਿਚੋਂ ਹੁਕਮਨਾਮਾ ਲਉ। ਫਾਲ ਨਿਕਲਿਆ - ਤੇਰੇ ਸਿਰ ਉਪਰ ਹੁਮਾ ਦਾ ਸਾਇਆ ਹੈ। ਜਿਧਰ ਜਾਏਂਗਾ, ਸਲਾਮਾਂ ਹੋਣਗੀਆਂ। (ਹੁਮਾ ਉਹ ਕਲਪਿਤ ਪੰਛੀ ਹੈ ਜਿਸ ਬਾਰੇ ਕਿਹਾ ਜਾਂਦਾ ਹੈ ਕਿ ਜਿਸ ਦੇ ਸਿਰ ਉਪਰ ਉਸਦਾ ਪਰਛਾਵਾਂ ਪੈ ਜਾਏ, ਉਸ ਸਿਰ ਉਪਰ ਤਾਜ ਟਿਕਦਾ ਹੈ)। ਹੁਮਾਯੂੰ ਦੁਬਾਰਾ ਹਮਲਾ ਕਰਨ ਲਈ ਤਿਆਰ ਹੋ ਗਿਆ ਤੇ ਹਿੰਦੁਸਤਾਨ ਫਤਿਹ ਕਰ ਲਿਆ। ਹਾਫਿਜ਼ ਦੇ ਕਥਨ ਵਿਚ ਏਨੀ ਤਾਕਤ ਹੈ।

ਗਲੋਬ ਦੀ ਮਾਲਕਣ ਮਲਕਾ ਵਿਕਟੋਰੀਆ ਆਪਣੇ ਸਿਰਹਾਣੇ ਵਾਲੇ ਪਾਸੇ ਉਚੀ ਥਾਂ ਉਪਰ ਹਾਫਿਜ਼ ਦਾ ਦੀਵਾਨ ਰਖਦੀ ਹੁੰਦੀ ਸੀ। ਜਦੋਂ ਕਦੀ ਕੋਈ ਦੇਸ ਸੰਕਟ ਵਿਚ ਘਿਰ ਜਾਂਦਾ, ਵਡੀ ਮੁਸ਼ਕਲ ਦਿਸਦੀ, ਉਦੋਂ ਉਹ ਹਾਫਿਜ਼ ਦੇ ਦੀਵਾਨ ਵਿਚੋਂ ਹੁਕਮਨਾਮਾ ਲਿਆ ਕਰਦੀ ਸੀ। ਹਾਫਿਜ਼ ਦਾ ਬੰਦ ਹੈ - ਮੇਰਾ ਇਕ ਬੁਜ਼ਦਿਲ ਵਿਦਿਆਰਥੀ ਹਰ ਵਕਤ ਡਰ ਨਾਲ ਕੰਬਦਾ ਰਹਿੰਦਾ। ਹਰੇਕ ਰਾਤ ਉਸ ਦੀ ਇਉਂ ਬੀਤਦੀ ਜਿਵੇਂ ਪਰੇਤਾਂ ਨੇ ਝੰਬਿਆ ਹੋਵੇ।

ਮੈਂ ਰਹਿਮ ਕੀਤਾ, ਆਪਣੀ ਤਲਵਾਰ ਵਿਚੋਂ ਇਕ ਨਿਕਾ ਟੋਟਾ ਕੱਟ ਕੇ ਉਸ ਲਈ ਚਾਕੂ ਬਣਾ ਦਿਤਾ। ਪਤਾ ਲੱਗੇ ਅੱਜ ਕੱਲ੍ਹ ਘੁਪ ਹਨੇਰੀਆਂ ਰਾਤਾਂ ਵਿਚ ਉਹ ਜੁਆਨ ਮੁਸੀਬਤਾਂ ਲੱਭਣ ਅਤੇ ਮੁਕਾਬਲਾ ਕਰਨ ਲਈ ਹਨੇਰੀਆਂ ਰਾਤਾਂ ਵਿਚ ਇਧਰ ਉਧਰ ਘੁੰਮਦੈ।

ਦੀਵਾਨ-ਇ-ਹਾਫ਼ਿਜ਼ ਤਲਵਾਰ ਹੈ। ਹਰੇਕ ਨਜ਼ਮ ਚਾਕੂ ਹੈ। ਉਸਦਾ ਸ਼ਿਅਰ ਹੈ -

“ਬੱਚੇ ਵਾਂਗ ਰੱਬ ਤੁਹਾਡੀ ਗੋਦ ਵਿਚ ਖੇਡਣ ਦਾ ਇਛੁਕ ਹੈ।

ਪਰ ਫੇਰ ਸਾਰੀ ਕਾਇਨਾਤ ਦੀ ਜ਼ਿੰਮੇਵਾਰੀ ਤੁਹਾਨੂੰ ਸੰਭਾਲਣੀ ਪਵੇਗੀ।

×××

ਬੋਲੇ ਬਾਦਸ਼ਾਹ ਮਾਸੂਮ ਲੋਕਾਂ ਨੂੰ ਜੰਦਰਿਆਂ ਅੰਦਰ

ਬੰਦ ਕਰ ਕਰਕੇ ਜਦੋਂ ਸੌ ਜਾਂਦੇ ਹਨ

ਅਸੀਂ ਫਕੀਰ ਸਾਰੀ ਸਾਰੀ ਰਾਤ

ਚਾਬੀਆਂ ਵੰਡਦੇ ਫਿਰਦੇ ਹਾਂ।

×××

“ਸੁਹਣੀ ਸ਼ਾਇਰੀ ਨੂੰ ਸਲਾਮ।

ਸਾਰੰਗੀ ਪੱਟ ਤੇ ਟਿਕਾ ਅਤੇ ਸੁਰਾਂ ਛੇੜ।

ਸੰਸਾਰ ਸ਼ਾਇਰ ਦੀ ਸ਼ਾਰੰਗੀ ਹੈ।

×××

ਖੁਸ਼ੀ ਬਾਦਸ਼ਾਹਾਂ ਦਾ ਲਿਬਾਸ ਹੈ।

ਇਹ ਸ਼ਾਹੀ ਵਸਤਰ ਮੈਂ ਹਰ ਰੋਜ਼ ਪਹਿਨਦਾਂ।

ਪਰ ਕਦੀ ਕਦਾਈਂ ਆਪਣੇ ਪਿਆਰਿਆਂ ਨੂੰ ਦੁਖ ਵਿਚ ਦੇਖਕੇ

ਜਾਂ ਪੰਛੀ ਦੇ ਰੋਣ ਦੀ ਆਵਾਜ਼ ਸੁਣਕੇ

ਮੈਂ ਹੱਥ ਵਿਚ ਬੁਰਸ਼ ਫੜਦਾਂ

ਤੇ ਅੱਖ ਵਿਚ ਹੰਝੂ ਦੀ ਤਸਵੀਰ ਬਣਾ ਦਿੰਨਾ।

×××

ਚੰਦ ਤੁਹਾਨੂੰ ਪਿਆਰ ਕਰਦੈ।

ਤਾਹੀਓਂ ਤਾਂ ਦੇਖਦਾ ਰਹਿੰਦੈ ਤੁਹਾਡੇ ਮੂੰਹਾਂ ਵਲ ਹਰ ਵਕਤ।
ਜਦੋਂ ਤੁਸੀਂ ਆਪਣੇ ਹੋਠਾਂ ਵਿਚੋਂ ਕੋਈ ਰੁੱਖਾਂ ਲਫਜ਼ ਬੋਲਦੇ ਹੋ
ਤਾਂ ਚੰਦ ਦੋਵੇਂ ਹੱਥਾਂ ਨਾਲ ਆਪਣਾ ਮੂੰਹ ਢਕ ਲੈਂਦੈ।

×××

ਆਉਂਦੀ ਕੀੜੀ ਨੂੰ ਦੇਖਕੇ
ਜਿਸ ਹਾਥੀ ਨੇ ਰਸਤਾ ਛੱਡ ਦਿਤਾ ਤੇ
ਪਾਸਿਓਂ ਦੀ ਲੰਘ ਗਿਆ
ਉਸ ਉਪਰ ਰੱਬ ਰਹਿਮਤਾਂ ਦੀ ਬਾਰਸ਼ ਕਰਦਾ ਹੈ।

×××

“ਤੈਨੂੰ ਠੰਢ ਲੱਗੀ
ਤੇਰੇ ਕੰਬਦੇ ਪੈਰਾਂ ਉਪਰ ਮੈਂ ਆਪਣੀ ਕੰਬਲੀ ਰੱਖੀ।
ਤੈਨੂੰ ਭੁੱਖ ਲੱਗੀ, ਮੈਂ ਅਪਣੇ ਬਾਗ ਵਿਚੋਂ ਆਲੂ ਪੁੱਟ ਲਿਆਇਆ।
ਤੈਨੂੰ ਥੋੜੇ ਕੁ ਸੁਖਦਾਈ ਲਫਜ਼ਾਂ ਦੀ ਲੋੜ ਪਈ
ਮੈਂ ਪੂਰਾ ਦੀਵਾਨ ਲਿਖ ਮਾਰਿਆ।
ਰਾਤ ਪਈ, ਤੂੰ ਰੋਣ ਲੱਗਾ ਕਿ ਇਕੱਲੇ ਨੂੰ ਡਰ ਲਗਦੈ।
ਤੇਰੇ ਹੱਥ ਵਿਚ ਰੱਸਾ ਫੜਾ ਕੇ ਮੈਂ ਕਿਹਾ -
ਆਪਣੇ ਨਾਲ ਬੰਨ੍ਹ ਲੈ ਮੈਨੂੰ।
ਹਾਫ਼ਿਜ਼ ਜਿਸ ਦਾ ਹੋ ਗਿਆ, ਉਮਰ ਭਰ ਉਸੇ ਦਾ ਹੋ ਗਿਆ।

×××

“ਬਾਜ਼ਾਰ ਵਿਚੋਂ ਲੰਘਣ ਵੇਲੇ
ਮੈਂ ਸਹਿਜੇ ਸਹਿਜੇ ਤੁਰਿਆ।
ਰੱਬ ਦੇ ਹੱਥ ਉਪਰਲੀ ਲਕੀਰ ਉਪਰ

ਤੇਜ਼ ਕਦਮੀ ਚੱਲਣਾ ਮੈਨੂੰ ਗੁਸਤਾਖੀ ਲੱਗੀ।

×××

“ਤੁਹਾਡੇ ਅਹਿਸਾਸ ਤੁਹਾਡੇ ਦਿਲਾਂ ਵਿਚੋਂ ਚੋਰੀ ਕਰਕੇ
ਮੈਂ ਆਪਣੇ ਲਫਜ਼ਾਂ ਦੇ ਲਿਬਾਸ ਪਹਿਨਾਉਂਦਾ ਰਿਹਾ।
ਇਸ ਬੁੱਢੇ ਚੋਰ ਉਪਰ ਮੁਕੱਦਮਾ ਨਾ ਕਰਿਓ ਮਿਹਰਬਾਨੋ।

×××

“ਬੈਠੋ ਬਸ । ਆਰਾਮ ਕਰੋ।
ਬਿਰਹਾ ਤੋਂ ਵੱਡੀ ਸੱਟ ਕਿਹੜੀ ਹੈ ਹੋਰ? ਤੁਸੀਂ ਇਹ ਸੱਟ ਖਾਈ ਫਿਰਦੇ ਹੋ।
ਜ਼ਖਮੀਆਂ ਨੂੰ ਖਾਣਾ ਦਿਆਂਗਾ, ਪਾਣੀ ਪਿਲਾਵਾਂਗਾ।
ਮੇਰੇ ਨਰਮ ਲਫਜ਼ ਤੁਹਾਡਾ ਆਰਾਮਦਾਇਕ ਸਿਰਹਾਣਾ ਬਣਨਗੇ।

×××

ਤੁਸੀਂ ਮੈਨੂੰ ਕੁੱਤਾ ਕਿਹਾ ਤਾਂ ਕੀ ਹੋਇਆ ?
ਇਸ ਕੁੱਤੇ ਦੇ ਖੁਰਕ ਹੁੰਦੀ ਹੈ ਜਦੋਂ
ਇਹ ਆਪਣੀ ਪਿੱਠ ਚੰਦ ਨਾਲ ਘਸਰਾਂਦਾ ਹੈ।

×××

“ਤੁਸੀਂ ਕੀ ਸੋਚਿਆ, ਕੀ ਕੀਤਾ, ਪਰਵਾਹ ਨਾ ਕਰੋ।
ਜਦੋਂ ਉਦਾਸ ਹੋਵੋ ਮੇਰਾ ਦੀਵਾਨ ਖੋਹਲ ਲੈਣਾ
ਕਿਉਂਕਿ ਦੀਵਾਨ ਖੋਲ੍ਹ ਕੇ ਜਿਸ ਅਦਾ ਨਾਲ ਤੁਸੀਂ ਮੁਸਕਾਉਂਦੇ ਹੋ
ਤੁਹਾਡੀ ਉਹੀ ਮੁਸਕਾਨ ਤਾਂ ਮੈਨੂੰ ਚੰਗੀ ਲਗਦੀ ਹੈ।

×××

“ਇਉਂ ਹੋਇਐ ਕਦੇ ਕਦੇ।
ਮੇਰੇ ਸਿਰ ਨੂੰ ਆਪਣਾ ਦਸਤਰਖਾਨ ਸਮਝਕੇ
ਰੰਗ ਰੰਗ ਦੇ ਪੰਛੀ ਆਕੇ ਬੈਠ ਜਾਂਦੇ ਹਨ

ਤੇ ਸ਼ਰਾਬ ਪੀਣ ਲਗਦੇ ਹਨ, ਗੀਤ ਗਾਉਣ ਲਗਦੇ ਹਨ।
 ਏਨੇ ਟੱਲੀ ਹੋ ਜਾਂਦੇ ਹਨ ਕਿ ਆਪਣੇ ਗੀਤਾਂ ਦੀਆਂ ਕਾਪੀਆਂ
 ਮੇਰੇ ਇਰਦ ਗਿਰਦ ਖਿਲਾਰੀਆਂ ਪਈਆਂ ਛੱਡ ਕੇ
 ਉਡ ਜਾਂਦੇ ਹਨ।

×××

“ਕਦੀ ਕਦਾਈਂ ਮੈਂ ਕਵਿਤਾ ਨੂੰ ਆਖਦਾਂ,
 ਹੁਣ ਨੀ। ਤੈਨੂੰ ਦਿਸਦਾ ਨੀ ਮੈਂ ਗੁਸਲਖਾਨੇ ਵਿਚ ਹਾਂ?
 ਪਰ ਕਵਿਤਾ ਟਲਦੀ ਨਹੀਂ।
 ਮੈਂ ਆਖਦਾਂ - ਸੂਰਜ ਮੁਠੀ ਵਿਚ ਨੱਪ ਕੇ
 ਹੁਣ ਮੈਥੋਂ ਪਾਣੀ ਦੀਆਂ ਬੂੰਦਾਂ ਨਹੀਂ ਨਚੋੜੀਆਂ ਜਾਂਦੀਆਂ।
 ਕਵਿਤਾ ਆਖਦੀ ਹੈ -
 ਚੰਗਾ ਫੇਰ ਚਲੀ ਜਾਨੀਆਂ ਮੈਂ।
 ਮੇਰਾ ਐਲਾਨ ਹੈ ਕਿ ਜੇ ਜਹਾਨ ਨੇ
 ਹਾਫਿਜ਼ ਨੂੰ ਸ਼ਾਇਰ ਨਾ ਮੰਨਿਆਂ
 ਧਰਤੀ ਤੇ ਉਤਰਾਂਗੀ ਨਹੀਂ ਮੈਂ ਫਿਰ।

×××

“ਸ਼ੁਰੂ ਵਿਚ ਪੰਛੀਆਂ ਦੇ ਖੰਭ ਨਹੀਂ ਸਨ ਹੁੰਦੇ। ਹੋਇਆ ਇਹ ਕਿ ਲੱਖਾਂ ਸਾਲ
 ਪਹਿਲਾਂ ਰੱਬ ਉਤਰਿਆ ਧਰਤੀ ਉਪਰ। ਏਨੀ ਸੁਹਣੀ ਚੀਜ਼ ਦੇਖਣ ਲਈ ਜੰਗਲ ਦੇ
 ਜਾਨਵਰ ਨੇੜੇ ਨੇੜੇ ਆ ਗਏ। ਰੱਬ ਨੇ ਗੀਤ ਗਾਇਆ ਤੇ ਅਸਮਾਨ ਵੱਡ ਉਡ
 ਗਿਆ। ਸਾਰਿਆਂ ਵਿਚ ਨਹੀਂ, ਕੁਝ ਜਾਨਵਰਾਂ ਵਿਚ ਉਸਨੂੰ ਦੇਖਣ ਅਤੇ ਉਸਦਾ ਗੀਤ
 ਫੇਰ ਸੁਣਨ ਦੀ ਏਨੀ ਪ੍ਰਬਲ ਤਾਘ ਪੈਦਾ ਹੋਈ ਕਿ ਥੋੜੇ ਦਿਨਾਂ ਵਿਚ ਸਰੀਰ ਅੰਦਰੋਂ
 ਖੰਭ ਬਾਹਰ ਨਿਕਲ ਆਏ। ਹਾਫਿਜ਼ ਦੀ ਉਡਾਣ ਦਾ ਰਾਜ਼ ਵੀ ਇਹੋ ਹੈ।

×××

“ਚੋਰਾਂ ਨੂੰ ਵੱਡਾ ਹੀਰਾ ਮਿਲਿਆ। ਹੰਸਣੀ ਦੇ ਅੰਡੇ ਤੋਂ ਵੱਡਾ। ਏਨਾ ਕੀਮਤੀ ਕਿ ਹਜ਼ਾਰ ਘੋੜੇ ਖਰੀਦੇ ਜਾਣ, ਚਾਹੇ ਸ਼ੀਰਾਜ਼ ਵਿਚ ਦੋ ਹਜ਼ਾਰ ਏਕੜ ਜ਼ਮੀਨ ਖਰੀਦ ਲੈਣ। ਖੁਸ਼ੀ ਵਿਚ ਬਹੁਤ ਦਾਰੂ ਪੀਤੀ। ਇਕ ਦੂਜੇ ਉਪਰ ਬੇਇਤਬਾਰੀ ਏਨੀ ਕਿ ਹੀਰਾ ਤੋੜ ਕੇ ਟੁਕੜੇ ਆਪੋ ਵਿਚ ਵੰਡ ਲਏ। ਕੋਢੀ ਕੀਮਤ ਨਾ ਰਹੀ। ਜਦੋਂ ਤੁਸੀਂ ਰੱਬ ਦਾ ਜ਼ਿਕਰ ਕਰਦੇ ਹੋ ਉਦੋਂ ਕੀਮਤੀ ਹੀਰਾ ਟੁੱਟਦਾ ਹੈ।

×××

“ਤੂੰ ਰੱਬ ਹੈਂ ਤੈਨੂੰ ਪਤਾ ਨਹੀਂ।

ਰੱਬ ਨੂੰ ਧੂਕੇ ਤੂੰ ਕੀੜੀ ਦੀ ਖੱਡ ਵਿਚ ਵਾੜਦਾ ਹੈਂ, ਇਹ ਹੋਣਾ ਨਹੀਂ।

×××

ਇਕ ਖਾਨਾਬਦੋਸ਼ ਭੁਲੇਖਾ, ਵਿਚਾਰਗੀ ਵਿਚ ਇਧਰ ਉਧਰ ਉਡਦਾ ਫਿਰਦਾ ਸੀ। ਰੱਬ ਨੇ ਕਿਹਾ - ਹੋ ਜਾਹ। ਭੁਲੇਖਾ ਸੱਚ ਹੋ ਗਿਆ।

×××

“ਰੱਬ ਨੂੰ ਰਿਸ਼ਵਤ ਕਿਵੇਂ ਦੇਣੀ ਹੈ, ਮੇਰੇ ਤੋਂ ਸਿਖੋ।

ਮੇਰੀਆਂ ਫਰਿਸ਼ਤਿਆਂ ਜਿਹੀਆਂ ਧੁਨਾਂ ਸੁਣੋ ਤੇ ਸਿਖੋ।

×××

“ਠੰਢ ਨਾਲ ਕੰਬਦਾ, ਭੁੱਖਾ, ਮਾਂ ਤੋਂ ਵਿਛੜਿਆ ਕਤੂਰਾ ਰੋਂਦਾ ਸੀ,

ਮੈਂ ਹੱਥ ਵਿਚ ਚੁਕਿਆ, ਘਰ ਲੈ ਆਇਆ।

ਮੈਂ ਨਿੱਘੇ ਦੁੱਧ ਵਿਚ ਸ਼ੱਕਰ ਘੋਲ ਕੇ ਉਸ ਅਗੇ ਚੱਟਣ ਵਾਸਤੇ ਉਂਗਲਾਂ ਕੀਤੀਆਂ ਤਾਂ ਕਤੂਰੇ ਨੂੰ ਮੇਰੇ ਇਕ ਹੱਥ ਵਿਚੋਂ ਪੰਜ ਮਾਵਾਂ ਦਿੱਸੀਆਂ।

×××

ਸ਼ਰਾਬ ਦੇ ਗੱਡੇ ਵਿਚੋਂ ਸ਼ਾਮੀ ਇਕ ਬੋਤਲ ਡਿੱਗੀ ਤੇ ਟੁੱਟ ਗਈ। ਅਨੇਕ ਪਤੰਗੇ ਤੇ ਉਨ੍ਹਾਂ ਦੇ ਭਾਈ ਭਤੀਜੇ ਆਏ ਤੇ ਪੀਣ ਲੱਗੇ। ਦੋ ਤਿੰਨ ਕਣਕ ਦੇ ਖੇਤ ਵਿਚ ਜਾ ਵੜੇ ਤੇ ਬੰਸਰੀਆਂ ਬਣਾ ਲਿਆਏ। ਦੋ ਤਿੰਨ ਛੋਲਿਆਂ ਦੇ ਖੇਤੋਂ ਡਫਲੀਆਂ ਤੋੜ

ਲਿਆਏ, ਗਾਉਣ ਲੱਗੇ, ਨੱਚਣ ਲੱਗੇ। ਏਨੇ ਨੂੰ ਚੰਦ ਚੜ੍ਹ ਆਇਆ। ਇਕ ਨੇ ਪੁੱਛਿਆ - ਇਹ ਕਿਥੋਂ ਆਇਐ? ਕਿੰਨਾ ਚਿਰ ਰਹੇਗਾ? ਕਿਥੇ ਜਾਏਗਾ ਫੇਰ? ਤੇਲ ਕਿਥੋਂ ਪੁਆਉਂਦੈ ਇਹ? ਇਹੋ ਜਿਹੀ ਬਕਵਾਸੀ ਬਹਿਸ ਛਿੜੀ ਕਿ ਮੇਲਾ ਉਜੜ ਗਿਆ।

×××

“ਦੂਜੇ ਨਾਲੋਂ ਤੁਸੀਂ ਚੰਗੇ ਹੋ ਕਿ ਮਾੜੇ
ਜਦੋਂ ਇਹ ਸੋਚਣ ਲਗਦੇ ਹੋ, ਸ਼ਰਾਬ ਦਾ ਭਰਿਆ ਸੁਹਣਾ ਪੈਮਾਨਾ
ਉਦੀਂ ਤਿੜਕ ਜਾਂਦੈ।

×××

“ਮੀਟ ਦਾ ਕੋਈ ਕੋਈ ਚਲਾਕ ਟੁਕੜਾ ਸੰਘੋਂ ਹੇਠਾਂ ਉਤਰਨ ਤੋਂ ਇਨਕਾਰੀ ਹੋਕੇ ਦੰਦਾਂ ਹੇਠ ਛੁਪਿਆ ਰਹਿੰਦਾ ਹੈ ਦੇਰ ਤਕ। ਮੇਰੀ ਨਜ਼ਮ ਕਈ ਕਈ ਦਿਨ ਤੁਹਾਡੇ ਦੰਦਾਂ ਵਿਚ ਫਸੀ ਰਹੇਗੀ। ਮੇਰੀ ਨਜ਼ਮ ਨੂੰ ਛੁਹ ਛੁਹ ਕਈ ਕਈ ਦਿਨ ਤੁਹਾਡੀ ਜੀਭ ਨੱਚਦੀ ਰਹੇਗੀ।

“ਫਕੀਰ ਏਨੇ ਨਿਮਰ, ਖਾਹਸ਼ਾਂ ਤੋਂ ਏਨੇ ਬੇਪ੍ਰਵਾਹ ਕਿਉਂ ਹੁੰਦੇ ਨੇ?
ਪਤਾ ਨਹੀਂ। ਹੁਣ ਪਤਾ ਲੱਗਾ। ਮਸਜਿਦ ਅੰਦਰ ਵੜਨ ਤੋਂ ਪਹਿਲਾਂ ਜੁਤੀਆਂ ਉਤਾਰ ਦੇਈਦੀਆਂ ਹਨ। ਜਿਸਮ ਅਤੇ ਜਿਸਮ ਦੀਆਂ ਲੋੜਾਂ ਰੂਹ ਦੀਆਂ ਜੁੱਤੀਆਂ ਨੇ। ਰੱਬ ਦੇ ਘਰ ਅੰਦਰ ਜਾਣਾ ਹੈ ਤਾਂ ਇਹ ਜੁੱਤੀਆਂ ਉਤਾਰਨੀਆਂ ਪੈਣਗੀਆਂ।

×××

“ਜੋ ਜੋ ਤੁਸੀਂ ਬੋਲਦੇ ਹੋ, ਸੋਈ ਤੁਹਾਡਾ ਘਰ ਹੁੰਦਾ ਹੈ।
ਚੌਂਦੀ ਛੱਤ ਹੇਠ ਤੁਹਾਡੇ ਬਿਸਤਰੇ ਤੇ ਕੌਣ ਸੋਏਗਾ?

×××

“ਦਰਿਆ ਦੀ ਆਵਾਜ਼ ਜਦੋਂ ਸਮੁੰਦਰ ਵਿਚ ਡੁੱਬੀ

ਦਰਿਆ ਸਮੁੰਦਰ ਵਾਂਗ ਗੱਜਿਆ ਤੇ ਸਮੁੰਦਰ ਵਾਂਗ ਹੱਸਿਆ।

×××

“ਅਸਮਾਨ ਹਵਾ ਵਿਚ ਲਟਕਿਆ ਤੈਰਦਾ ਸਮੁੰਦਰ ਹੈ। ਤਾਰੇ ਤੈਰਦੀਆਂ ਮੱਛੀਆਂ ਹਨ। ਧਰਤੀਆਂ ਵੇਲ ਮੱਛੀਆਂ ਹਨ। ਕਦੀ ਮੈਂ ਕਿਸੇ ਮੱਛੀ ਦੀ ਪਿੱਠ ਤੇ ਕਦੀ ਦੂਜੀ ਉਪਰ ਝੂਟੇ ਲੈਂਦਾ ਰਹਿਨਾ।

×××

ਰੂਮੀ, ਸਾਅਦੀ, ਫਿਰਦੌਸੀ, ਅੱਤਾਰ ਆਦਿਕ ਫ਼ਕੀਰ ਪੜ੍ਹਦੇ ਜਾਉ ਤਾਂ ਆਖਰ ਵਿਚ ਥਕਾਣ ਹੋ ਜਾਂਦੀ ਹੈ। ਇਹ ਭਾਰੇ ਹਨ, ਫਲਸਫੇ ਨਾਲ ਲੱਦੇ ਹੋਏ। ਮੇਰਾ ਦਿਮਾਗ ਏਨਾ ਭਾਰ ਚੁੱਕਣ ਤੋਂ ਇਨਕਾਰੀ ਹੋ ਜਾਂਦਾ ਹੈ ਵਧੀਕ ਵਾਰ। ਹਾਫਿਜ਼ ਏਸ ਤਰਾਂ ਦਾ ਨਹੀਂ। ਉਹ ਇਕ ਬੱਚੇ ਵਾਂਗ ਆਕੇ ਤੁਹਾਡੇ ਨਾਲ ਖੇਡਦਾ ਹੈ। ਨਾ ਖੁਦ ਥਕਦਾ ਹੈ ਨਾ ਤੁਹਾਨੂੰ ਥੱਕਣ ਦਿੰਦਾ ਹੈ। ਬੇਅੰਤ ਸੁਹਣੇ, ਵੱਡੇ ਦੇਸ ਵਿਚ ਤੁਹਾਨੂੰ ਇਉਂ ਲਿਜਾਂਦਾ ਹੈ ਕਿ ਪਤਾ ਨਹੀਂ ਲਗਦਾ ਸਫਰ ਕਦੋਂ ਸ਼ੁਰੂ ਹੋਇਆ ਸੀ ਕਦੋਂ ਮੁੱਕ ਗਿਆ।

ਸਹਜੇ ਜਿਹੇ ਈਰਾਨੀ ਪ੍ਰੋਫੈਸਰ ਮੈਨੂੰ ਆਖਦਾ ਹੈ - ਗਿਣਤੀ ਨਹੀਂ ਕੀਤੀ। ਗਿਣਤੀ ਕਰਨੀ ਵੀ ਨਹੀਂ ਚਾਹੀਦੀ। ਕੀ ਲੋੜ। ਮੇਰੇ ਮਨ ਵਿਚ ਕਦੀ ਕਦੀ ਆਇਆ ਕਰਦੈ ਕਿ ਦੇਖਣਾ ਚਾਹੀਦੈ ਦੁਨੀਆਂ ਨੇ ਸਭ ਤੋਂ ਵਧੀਕ ਕੁਰਾਨ ਪੜ੍ਹਿਆ ਜਾਂ ਹਾਫਿਜ਼ ਦਾ ਦੀਵਾਨ। ਈਰਾਨੀ ਜੁਆਨ ਜੇ ਪੋਪ ਮਿਉਜ਼ਕ ਦੀਆਂ ਕੈਸਟਾਂ ਕਾਰਾਂ ਵਿਚ ਚਲਾਉਂਦੇ ਹਨ ਤਾਂ ਉਨ੍ਹਾਂ ਵਿਚਲੇ ਗੀਤ ਫਿਰ ਹਾਫਿਜ਼ ਦੇ। ਹਾਫਿਜ਼ ਨੂੰ ਉਹ ਸ਼ੱਕਰਲਬ ਆਖਦੇ ਹਨ - ਮਿਠੇ ਹੋਠਾਂ ਵਾਲਾ। ਮੈਂ ਕਿਹਾ - ਕਿੰਨੀ ਪਿਆਰੀ ਜ਼ਬਾਨ ਹੈ ਤੁਹਾਡੀ ਫਾਰਸੀ, ਖਲੀਲ ਗੰਬਰੀ ! ਖਲੀਲ ਬੋਲਿਆ - ਨਹੀਂ ਜੀ, ਤੁਸੀਂ ਨਿਮਰ ਹੋਣ ਕਰਕੇ ਅਜਿਹਾ ਆਖਦੇ ਹੋ। ਤੁਹਾਡੀ ਪੰਜਾਬੀ ਜ਼ਬਾਨ ਇਸ ਤੋਂ ਕਿਤੇ ਵਧੀਕ ਮਿਠੀ ਹੈ। ਸਾਡੇ ਕੋਲ ਤਾਂ ਸ਼ੱਕਰਲਬ ਹੈ ਕੇਵਲ, ਤੁਹਾਡੇ ਕੋਲ ਸ਼ੱਕਰਗੰਜ (ਸ਼ੱਕਰ ਦਾ ਪਹਾੜ ਬਾਬਾ ਫਰੀਦ) ਹੈ। ਫੇਰ ਕਿਵੇਂ ਮੰਨੀਏ ਕਿ ਜਿਨ੍ਹਾਂ ਕੋਲ ਮਿਠੇ ਪਹਾੜ ਹੋਣ, ਉਨ੍ਹਾਂ ਦੀ ਬੋਲੀ ਮਿਠੀ ਨਾ ਹੋਵੇ? ਤੁਸੀਂ ਐਵੇਂ ਦਾਦ ਦੇਈ ਜਾਂਦੇ ਹੋ ਸਾਨੂੰ।

ਪ੍ਰੋਫੈਸਰ ਅਨਸਾਰੀ ਨੇ ਉਸਦਾ ਸ਼ਿਅਰ ਸੁਣਾਇਆ :

“ਤੁਹਾਡੀ ਮੁਹੱਬਤ ਵਿਚ ਮੇਰੀ ਖੋਪੜੀ ਫਟੀ
 ਦਿਮਾਗ ਕਣ ਕਣ ਹੋ ਕੇ ਅਸਮਾਨ ਵਿਚ ਖਿਲਰਿਆ।
 ਹੁਣ ਕਦੀ ਟੁੱਟਾ ਤਾਰਾ ਧਰਤੀ ਵੱਲ ਆਉਂਦਾ ਦੇਖੋ
 ਤਾਂ ਸਮਝ ਜਾਣਾ ਕਿ ਹਾਫਿਜ਼ ਅਜੇ ਤੁਹਾਨੂੰ ਭੁਲਾ ਨੀ ਸਕਿਆ।
 ਕਿ ਹਾਫਿਜ਼ ਤੁਹਾਨੂੰ ਮਿਲਣਾ ਚਾਹੁੰਦੈ।

ਅਨਸਾਰੀ ਨੇ ਇਹ ਸ਼ਿਅਰ ਸੁਣਾ ਕੇ ਕਿਹਾ - ਸਾਰੀ ਦੁਨੀਆਂ ਵਿਚ ਟੁੱਟਾ ਤਾਰਾ
 ਬਦਸ਼ਗਨੀ ਦੀ ਨਿਸ਼ਾਨੀ ਹੈ। ਕੇਵਲ ਈਰਾਨ ਹੈ ਜਿਥੇ ਬੱਚੇ, ਜਦੋਂ ਰਾਤੀਂ ਟੁੱਟਾ ਤਾਰਾ ਦੇਖਦੇ ਹਨ
 ਤਾਂ ਨੱਚਣ ਲਗਦੇ ਹਨ ਤੇ ਆਖਦੇ ਹਨ - ਖੁਸ਼ ਆਮਦੀਦ ਹਾਫਿਜ਼, ਖੁਸ਼ ਆਮਦੀਦ। ਇਟਲੀ ਦੇ
 ਘਰ ਘਰ ਵਿਚ ਉਪੇਰਾ, ਈਰਾਨ ਦੇ ਘਰ ਘਰ ਸ਼ਾਇਰੀ।

“ਮਿਠੀ ਮਿਠੀ ਪ੍ਰੀਤ, ਨਿਕਾ ਨਿਕਾ ਹਾਸਾ,
 ਕੀ ਹੈ ਇਹ ਸਾਡੇ ਦਿਲ ਵਿਚਲੀ ਹਲਚਲ?
 ਉਹੋ ਇਹ ਸ਼ਾਨਦਾਰ ਆਵਾਜ਼ !
 ਮੇਰੀ ਰੂਹ ਸੁੱਤੀ ਪਈ ਸੀ ਨਾ, ਉਹ ਜਾਗ ਪਈ।

×××

“ਬਹੁਤ ਸੁਹਣੇ ਇਕੱਲੇ ਪੰਛੀ ਵਾਂਗ ਨਹੀਂ
 ਮੇਰੇ ਵਿਸ਼ਾਲ ਮਨ ਦੀ ਪਹਾੜੀ ਵਿਚੋਂ
 ਇਹ ਤਾਂ ਝੁੰਡਾਂ ਦੇ ਝੁੰਡ ਉਡੇ ਹਨ ਇਕੱਠੇ
 ਰੱਬ ਦੇ ਸ਼ਸ਼ਕੀਰੇ ਹੋਏ ਝੁੰਡ,
 ਇਨ੍ਹਾਂ ਦੇ ਪੰਜਿਆਂ ਨਾਲ ਟਾਹਦੀਆਂ ਦੇ ਟੁੱਟਣ ਦੀ ਆਵਾਜ਼
 ਫਿਰ ਧਰਤੀ ਤੇ ਹੇਠ ਉਤਰਨ ਦੀ ਆਵਾਜ਼, ਐਨ ਤਾਂ ਸਾਫ ਹੈ।

×××

ਰੱਬ ਦਾ ਮੀਨੂ ਮੇਰੇ ਅੱਗੇ ਕਿਉਂ ਲਿਆ ਧਰਿਆ ?
 ਉਏ ਭੁੱਖ ਲੱਗੀ ਹੈ ਜੋ ਹੈ ਸੋ ਆਉਣ ਦਿਉ।

×××

ਅਪਣੇ ਘਰ ਦੇ ਵਿਹੜੇ ਵਿਚ ਉਸਨੇ ਸਰੂ ਦਾ ਬੂਟਾ ਲਾਇਆ। ਜਦੋਂ ਹਾਫ਼ਿਜ਼ ਦਾ ਅਖੀਰਲਾ ਵਕਤ ਆਉਣ ਲੱਗਾ, ਉਦੋਂ ਇਹ ਸਰੂ ਭਰ ਜੁਆਨੀ ਵਿਚ ਲਹਿਰਾ ਰਿਹਾ ਸੀ। ਹਾਫ਼ਿਜ਼ ਨੇ ਵਸੀਅਤ ਵਿਚ ਲਿਖਿਆ - ਮੈਨੂੰ ਮੇਰੇ ਸਰੂ ਦੀ ਛਾਂ ਹੇਠ ਦਫਨ ਕੀਤਾ ਜਾਵੇ। ਉਸਨੂੰ ਸਰੂ ਦੇ ਨਜ਼ਦੀਕ ਦਫਨਾਇਆ ਗਿਆ। ਸਹਿਜੇ ਸਹਿਜੇ ਸਰੂ ਦੀਆਂ ਜੜਾਂ ਨੇ ਉਸਦੀਆਂ ਹੱਡੀਆਂ ਨੂੰ ਆਪਣੀ ਜੱਫੀ ਵਿਚ ਲੈ ਲਿਆ, ਜਿਵੇਂ ਆਪਣੀਆਂ ਬਾਹਵਾਂ ਸਰੂ ਦੁਆਲੇ ਅਕਸਰ ਉਹ ਵਲ ਲੈਂਦਾ ਸੀ।

ਮਕਬਰਾ ਬਣਾਇਆ ਤਾਂ ਗਿਆ ਪਰ ਸਮਾਂ ਪਾਕੇ ਉਹ ਕਣ ਕਣ ਹੋ ਹੋ ਖਿਲਰਦਾ ਗਿਆ। ਅਵਤਾਰ ਮਿਹਰ ਬਾਬਾ ਉਸਦਾ ਭਾਰਤੀ ਮੁਰੀਦ ਹਾਫ਼ਿਜ਼ ਦੇ ਮਕਬਰੇ ਦੀ ਜ਼ਿਆਰਤ ਕਰਨ ਗਿਆ। ਉਸਨੂੰ ਉਦਾਸੀ ਹੋਈ। ਜਿੰਨੇ ਪੈਸੇ ਉਹ ਲੈ ਕੇ ਗਿਆ, ਸਾਰੇ ਦੇ ਆਇਆ ਤੇ ਕਿਹਾ - ਮੇਰੇ ਕੋਲ ਪੈਸਿਆਂ ਦੀ ਘਾਟ ਨਹੀਂ। ਤੁਹਾਡੇ ਕੋਲ ਹੁਨਰ ਦਾ ਖਜ਼ਾਨਾ ਹੈ। ਹੁਨਰ ਤੁਹਾਡਾ, ਪੈਸੇ ਮੇਰੇ। ਹਿੰਦੁਸਤਾਨ ਆ ਕੇ ਉਹ ਹੋਰ ਪੈਸੇ ਭੇਜਦਾ ਰਿਹਾ। ਉਸ ਦੇ ਉਦਮ ਨਾਲ ਸ਼ੀਰਾਜ਼ ਵਿਚ 1925 ਦੇ ਸਾਲ ਦੁਬਾਰਾ ਸ਼ਾਨਦਾਰ ਮਕਬਰਾ ਤਿਆਰ ਹੋਇਆ। ਪਹਿਲੇ ਮਕਬਰੇ ਨੂੰ ਢਾਹਿਆ ਨਹੀਂ ਗਿਆ, ਉਸਨੂੰ ਉਦੋਂ ਬਣਾ ਦਿੱਤਾ ਜਿਵੇਂ ਨਵਾਂ ਨਕੋਰ ਪਹਿਲੀ ਵਾਰ ਬਣਿਆ ਸੀ।

ਮੈਨੂੰ ਦੱਸਿਆ ਗਿਆ ਕਿ ਉਸਦੀਆਂ ਪੰਜ ਹਜ਼ਾਰ ਨਜ਼ਮਾਂ ਸਨ, ਹੁਣ ਪੰਜ ਸੌ ਰਹਿ ਗਈਆਂ ਹਨ। ਬਾਕੀਆਂ ਨੂੰ ਮੌਲਵੀਆਂ ਅਤੇ ਹਕੂਮਤਾਂ ਨੇ ਨਸ਼ਟ ਕਰਵਾ ਦਿੱਤਾ। ਮੈਂ ਸੋਚਿਆ ਇਹ ਅਤਿ ਕਥਨੀ ਹੋ ਸਕਦੀ ਹੈ ਕਿਉਂਕਿ ਆਦਮੀ ਨੂੰ ਮਿੱਥ ਬਣਾ ਦੇਣ ਵਿਚ ਜੋਰ ਕੀ ਲਗਣਾ ਹੋਇਆ? ਪਰ ਮੈਨੂੰ ਇਕ ਥਾਂ ਤੋਂ ਇਹ ਸਬੂਤ ਮਿਲ ਗਿਆ ਕਿ ਉਸਨੇ ਅਜਿਹਾ ਕਈ ਕੁਝ ਲਿਖਿਆ ਸੀ ਜੋ ਇਤਰਾਜ਼ਯੋਗ ਲੱਗਣਾ ਸੁਭਾਵਿਕ ਸੀ। ਚੋਰ ਤੁਹਾਡੀਆਂ ਸੌ ਚੀਜ਼ਾਂ ਲੈ ਗਏ। ਕਾਨੂੰਨ ਇਹ ਆਖਦਾ ਹੈ ਕਿ ਜਿਸ ਪਾਸੋਂ ਇਕ ਚੀਜ਼ ਬਰਾਮਦ ਹੋ ਗਈ, ਬਾਕੀ ਨਕਿੰਨਵੇਂ ਵੀ ਉਸੇ ਕੋਲ ਹੋਣਗੀਆਂ। ਉਸਦਾ ਸ਼ਿਅਰ ਸੁਣੋ :

ਮੇਰੇ ਲਫਜ਼ ਭੁੱਖੇ ਸੂਰਜ ਲਈ ਖੁਰਾਕ ਹਨ।

ਧਰਤੀ ਦੇ ਹੋਠਾਂ ਦੀ ਮੁਸਕਾਨ ਤੋਂ ਪਤਾ ਨੀ ਲਗਦਾ

ਕਿ ਰਾਤ ਇਹ ਮੇਰੇ ਨਾਲ ਸੁੱਤੀ ਸੀ?

ਯਾਨੀ ਕਿ ਕੁੱਟ ਖਾਣ ਦਾ ਸਮਾਨ ਉਸਨੇ ਤਿਆਰ ਕੀਤਾ ਹੋਇਆ ਸੀ। ਉਹ ਰੱਬ ਦੇ ਨਾਮ ਵੀ ਮਰਜ਼ੀ ਦੇ ਰੱਖ ਲੈਂਦਾ। ਜਿਹੜਾ ਨਾਮ ਕਤੂਰੇ ਦਾ ਤੇ ਬਲੁੰਗੜੇ ਦਾ, ਉਸੇ ਨਾਮ ਨਾਲ ਮਾਲਾ ਫੇਰਨ ਲੱਗ ਜਾਂਦਾ। ਪੁੱਛਣ ਤੇ ਹੱਸ ਪੈਂਦਾ, ਆਖਦਾ - ਕੁੱਟਿਆਂ ਬਿੱਲਿਆਂ ਨੂੰ ਤੁਹਾਡੀ ਬੋਲੀ ਸਮਝ ਵਿਚ ਨੀ ਆਉਂਦੀ, ਪਰ ਜਦੋਂ ਆਪਾਂ ਨਾਮ ਲੈਂਕੇ ਵਾਜ਼ ਮਾਰਦੇ ਆਂ ਤਾਂ ਭੱਜੇ ਆਉਂਦੇ ਨੇ। ਏਸ ਕਰਕੇ ਮੈਂ ਇਹ ਨਾਂਮ ਰੱਖੇ ਨੇ। ਨਾਮ ਜਿਹੜਾ ਮਰਜ਼ੀ ਰੱਖ ਲਉ ਆਪਣੇ ਬਲੁੰਗੜੇ ਦਾ, ਕੀ ਫਰਕ ਪੈਂਦੈ? ਉਹ ਉਸੇ ਨਾਮ ਨਾਲ ਛਾਲਾਂ ਮਾਰਦਾ ਆਏਗਾ।

ਇਕ ਵਾਰ ਉਸ ਨੂੰ ਹਕੂਮਤ ਨੇ ਸ਼ੀਰਾਜ਼ ਵਿਚੋਂ ਨਿਕਲ ਜਾਣ ਦਾ ਹੁਕਮ ਕਰ ਦਿੱਤਾ। ਕਾਲਜ ਵਿਚ ਪੜ੍ਹਾਉਂਦਾ ਸੀ, ਨੌਕਰੀ ਤੋਂ ਜਵਾਬ ਮਿਲ ਗਿਆ ਹਾਲਾਂਕਿ ਕਾਲਜ ਉਸ ਦੇ ਦੋਸਤ ਦਾ ਸੀ। ਉਸ ਦਾ ਫੈਸਲਾ ਸੀ ਕਿ ਜੇ ਸ਼ੀਰਾਜ਼ ਨਹੀਂ ਰਹਿਣ ਦਿੰਦੇ ਤਾਂ ਫੇਰ ਹਿੰਦੁਸਤਾਨ ਚਲਾ ਜਾਵਾਂਗਾ। ਉਹ ਹਿੰਦੁਸਤਾਨ ਵਲ ਤੁਰ ਪਿਆ ਪਰ ਉਸਨੂੰ ਮਨਾ ਕੇ ਵਾਪਸ ਲਿਆਂਦਾ ਗਿਆ।

ਜਿਵੇਂ ਸਾਡੀ ਲੋਕਧਾਰਾ ਵਿਚ ਚੰਦ ਚਕੋਰ ਦੀ ਪ੍ਰੀਤਕਥਾ ਹੈ ਉਵੇਂ ਈਰਾਨ ਵਿੱਚ ਬੁਲਬੁਲ ਨਾਲ ਗੁਲਾਬ ਦਾ ਇਸ਼ਕ ਹੈ। ਹਾਫ਼ਿਜ਼ ਦੀ ਰੁਬਾਈ ਹੈ - ਬੁਲਬੁਲ ਨੇ ਗੁਲਾਬ ਨੂੰ ਕਿਹਾ - ਮਾਣ ਨਾ ਕਰ। ਹਵਾ ਦਾ ਬੁੱਲਾ ਆਏਗਾ, ਤੂੰ ਪੰਖੜੀ ਪੰਖੜੀ ਹੋ ਕੇ ਡਿਗੇਗਾ। ਤੇਰਾ ਨਾਮ ਨਿਸ਼ਾਨ ਨਹੀਂ ਰਹੇਗਾ। ਮਾਣ ਨਾ ਕਰ। ਗੁਲਾਬ ਨੇ ਕਿਹਾ - ਮੈਂ ਤਾਂ ਤੇਰੀ ਕਿਸੇ ਗੱਲ ਦਾ ਵੀ ਬੁਰਾ ਨਹੀਂ ਮਨਾਉਂਦਾ। ਹੁਣ ਜੇ ਤੂੰ ਗੱਲ ਕੀਤੀ, ਉਹ ਤਾਂ ਅਨੰਤ ਸੱਚ ਹੈ। ਫੇਰ ਵੀ ਮੈਂ ਤੈਨੂੰ ਇਹ ਦੱਸਣਾ ਹੈ ਕਿ ਜਿਸਨੂੰ ਪਿਆਰ ਕਰਦੇ ਹੋਈਏ ਉਸ ਨਾਲ ਇਹੋ ਜਿਹੀਆਂ ਗੱਲਾਂ ਨੀ ਕਰੀਦੀਆਂ।

ਈਰਾਨੀਆਂ ਦਾ ਵਿਸ਼ਵਾਸ ਹੈ ਕਿ ਪਤਝੜ ਵਿਚ ਬੁਲਬੁਲਾਂ ਸੁੱਕੀਆਂ ਟਾਹਣੀਆਂ ਤੇ ਬੈਠ ਕੇ ਜਿਹੜੇ ਗੀਤ ਗਾਉਂਦੀਆਂ ਹਨ, ਉਹ ਦਰਅਸਲ ਉਨ੍ਹਾਂ ਦੀਆਂ ਅਰਦਾਸਾਂ ਹਨ। ਇਹ ਅਰਦਾਸਾਂ ਸੁਣਕੇ ਰੱਬ ਪੱਤੇ ਫੁੱਲ ਤੇ ਫਲ ਭੇਜਦਾ ਹੈ। ਵਾਰਿਸ ਸ਼ਾਹ ਨੇ ਵੀ ਲਿਖਿਆ ਹੈ - ਸੇਵਣ ਬੁਲਬੁਲਾਂ ਬੂਟਿਆਂ ਸੁਕਿਆਂ ਨੂੰ, ਫੇਰ ਫਲ ਲੱਗਣ ਨਾਲ ਡਾਲ ਦੇ ਨੀ। ਵਾਰੇਸ਼ਾਹ ਜੋ

ਗਏ ਸੋ ਨਹੀਂ ਮੁੜਦੇ ਲੋਕੀ ਅਸਾਂ ਥੀਂ ਆਵਣਾ ਭਾਲਦੇਂ ਨੀ। ਕੋਇਲਾਂ ਬਸੰਤ ਵਿਚ ਔਦੀਆਂ ਹਨ।

ਹਾਫ਼ਿਜ਼ ਦੀ ਰੁਬਾਈ ਵਿਚ ਬੁਲਬੁਲ ਤੇ ਕੋਇਲ ਵਿਚ ਬਹਿਸ ਛਿੜੀ ਕਿ ਬਾਗ ਦੀ ਮਾਲਕਣ ਦੋਵਾਂ ਵਿਚੋਂ ਕੌਣ ਹੈ। ਕੋਇਲ ਆਪਣਾ ਹੱਕ ਦਸਦੀ ਸੀ, ਬੁਲਬੁਲ ਆਪਣਾ। ਜਿਸ ਰੁੱਖ ਉਪਰ ਬੈਠੀਆਂ ਚਰਚਾ ਕਰ ਰਹੀਆਂ ਸਨ, ਬੋਲਿਆ - ਕੁੜੀਓ ਰੋਲਾ ਕਿਸ ਗੱਲ ਦਾ? ਬਸੰਤ ਵਿਚ ਤਾਂ ਸਾਰੇ ਆ ਜਾਂਦੇ ਨੇ। ਥੋੜੇ ਦਿਨਾਂ ਤਕ ਪਤਝੜ ਆਉਣੀ ਹੈ। ਪਤਾ ਲੱਗ ਜਾਏਗਾ ਕਿ ਮਾਲਕ ਕੌਣ ਹੈ।

ਨੋਟ: ਪੰਜਾਬੀ ਪਿਆਰਿਆਂ ਨੇ ਹਾਫ਼ਿਜ਼ ਨੂੰ ਅੰਗਰੇਜ਼ੀ ਵਿਚ ਪੜ੍ਹਿਆ ਹੈ। ਕੁਝ ਕਰਮਾ ਵਾਲੇ ਹਨ ਜਿਨ੍ਹਾਂ ਨੇ ਮੂਲ ਦੀਵਾਨ ਫਾਰਸੀ ਵਿਚ ਵੀ ਪੜ੍ਹਿਆ ਹੈ। ਇਸ ਲੇਖ ਵਿਚ ਬੜੀਆਂ ਗਲਤੀਆਂ/ਗੁਸਤਾਖੀਆਂ ਹਨ। ਕਿਰਪਾ ਕਰਕੇ ਜਾਣੂ ਕਰਵਾਉਣਾ ਜੀ। ਜਿੰਨੇ ਵੱਡੇ ਇਨਸਾਨ ਬਾਬਤ ਲਿਖੋਗੇ ਓਨੀਆਂ ਵੱਡੀਆਂ ਗਲਤੀਆਂ ਕਰੋਗੇ। ਇਹ ਕੱਚਾ ਖਰੜਾ ਤੁਹਾਡੀ ਅਦਾਲਤ ਵਿਚ ਹੈ। ਕਿਤਾਬ ਵਿਚ ਉਦੋਂ ਛਪੇਗਾ ਜਦੋਂ ਤੁਸੀਂ ਦਰੁਸਤ ਕਰ ਦਿਉਗੇ।

